

# ਚੈਲ ਨਿਵਾਸੀ ਭਾਈ ਲਕਸ਼ਵੀਰ ਸਿੰਘ

ਹਰਪਾਲ ਸਿੰਘ ਪੰਨੂ<sup>1</sup>



ਪਹਿਲੀ ਵਾਰ ਮਿਲਣ ਲਈ ਡਾ. ਤਾਰਿਕ ਕਿਫਾਇਤੁੱਲਾ ਸਮੇਤ ਪਰਿਵਾਰਾਂ ਨਾਲ ਜਦੋਂ ਚੈਲ ਵਲ 31-10-06 ਨੂੰ ਤੁਰੇ ਤਾਂ ਤੁਰਨ ਤੋਂ ਪਹਿਲਾਂ ਇਕ ਵਾਰ ਫਿਰ ਭਾਈ ਲਕਸ਼ਵੀਰ ਸਿੰਘ ਦੇ ਬੇਟੇ ਕ੍ਰਿਸ਼ਨਵੀਰ ਸਿੰਘ ਨੂੰ ਫੋਨ ਕਰਕੇ ਪੁੱਛਿਆ— ਤੁਹਾਡੀ ਕੋਠੀ ਲੱਭਾਂਗੇ ਕਿਵੇਂ? ਉਹ ਹੱਸ ਪਿਆ, ਕਿਹਾ— ਮੁਸਕਲ ਨਹੀਂ ਆਏਗੀ। ਸਾਡੇ ਕੋਲ ਸਿਰਨਾਵਾਂ 1969 ਵਿਚ ਪ੍ਰਕਾਸ਼ਿਤ ਹੋਈ ਫਾਰਸੀ ਦੀ ਕਿਤਾਬ *ਮੁਨਾਜ਼ਾਤਿ ਬਾਮਦਾਦੀ* ਦੇ ਕਰਤਾ ਦਾ ਸੀ, ਕੇਵਲ ਏਨਾ— ਵੀਰ ਨਿਵਾਸ, ਸ਼ਿਮਲਾ ਹਿੱਲਜ਼, ਚੈਲ।

ਉਥੇ ਪੁੱਜ ਕੇ ਪਤਾ ਲੱਗਾ ਕਿ ਨਾਭਾ ਰਿਆਸਤ ਦਾ 90 ਸਾਲਾ ਇਹ ਸਰਦਾਰ ਅੱਧੇ ਚੈਲ ਦਾ ਮਾਲਕ ਹੈ। ਦੁਪਹਿਰ ਡੇਢ ਵਜੇ ਉਨ੍ਹਾਂ ਦੇ ਕਮਰੇ ਵਿਚ ਦਾਖਲ ਹੋਏ। ਹਵੇਲੀ ਦਾ ਸੈਂਟਰਲ ਹਾਲ 25×25 ਫੁੱਟ ਡਰਾਇੰਗ ਰੂਮ ਵੀ ਹੈ ਭਾਈ ਸਾਹਿਬ ਦਾ ਬੈਡਰੂਮ ਵੀ। ਦੋ ਸੋਫਾ ਸੈੱਟ ਹਨ ਤੇ ਕੰਧ ਨਾਲ ਲੱਗੇ ਦੀਵਾਨ ਉਪਰ ਭਾਈ ਲਕਸ਼ਵੀਰ ਸਿੰਘ ਲੇਟੇ ਪਏ ਸਨ। ਸਾਨੂੰ ਦੇਖ ਕੇ ਦੀਵਾਨ ਉਪਰ ਬੈਠ ਗਏ ਤੇ ਖੜ੍ਹੇ ਹੋਣ ਦਾ ਯਤਨ ਕਰਨ ਲੱਗੇ। ਬਾਹਾਂ ਭਾਰ ਨਾ ਚੁੱਕ ਸਕੀਆਂ ਤਾਂ ਤਾਰਿਕ ਅਤੇ ਮੈਂ ਸਹਾਰਾ ਦੇਣ ਲਈ ਤੇਜ਼ੀ ਨਾਲ ਅੱਗੇ ਆਏ। ਅਸੀਂ ਸੋਚਿਆ ਸਾਇਦ ਗੁਸਲਖਾਨੇ ਜਾਣਾ ਹੋਵੇ। ਜਦੋਂ ਅਸੀਂ ਚਰਨ ਛੂਹੇ ਖਲੋਤਿਆਂ ਖਲੋਤਿਆਂ ਉਨ੍ਹਾਂ ਨੇ ਅਸੀਂ ਦਿਤੀਆਂ। ਮੈਂ ਪੁੱਛਿਆ— ਕਿਸ ਪਾਸੇ ਜਾਣਾ ਹੈ ਭਾਈ ਸਾਹਿਬ? ਕਹਿਣ ਲੱਗੇ— ਕਿਸੇ ਪਾਸੇ ਨਹੀਂ। ਹੁਣ ਸਹਿਜੇ ਸਹਿਜੇ ਬਿਠਾ ਦਿਉ। ਬਿਠਾ ਦਿਤੇ। ਫਿਰ ਪੁੱਛਿਆ— ਭਾਈ ਸਾਹਿਬ ਖੜ੍ਹੇ ਕਿਉਂ ਹੋਏ ਸੀ ਤੁਸੀਂ? ਕਹਿਣ ਲੱਗੇ— ਏਝੇ ਵੱਡੇ ਮਹਿਮਾਨ ਏਨੀ ਦੂਰੋਂ ਆਏ ਹੋਣ ਤਾਂ ਮੇਜ਼ਬਾਨ ਉਠੇਗਾ ਵੀ ਨਾ? ਸਾਡੇ ਘਰ ਇਸ ਤਰਾਂ ਦਾ ਦਸਤੂਰ ਨਹੀਂ ਭਾਈਓ। ਮਹਿਮਾਨ, ਘਰ ਅੰਦਰ ਕਦਮ ਰੱਖੋ, ਮੈਂ ਖਲੋ ਕੇ ਆਦਰ ਕਰਨ ਜੋਗਾ ਨਾਂ ਰਹਾਂ, ਇਸ ਤੋਂ ਪਹਿਲਾਂ ਫਿਰ ਮਹਾਰਾਜ ਮੈਨੂੰ ਆਪਣੇ ਕੋਲ ਹੀ ਬੁਲਾ ਲੈਣ।

<sup>1</sup> ਪ੍ਰੋ. ਅਤੇ ਮੁਖੀ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਫੋਨ. 0175-228-2832, [harpalsinghpannu@yahoo.com](mailto:harpalsinghpannu@yahoo.com)

<sup>2</sup> ਮੁਖੀ, ਫਾਰਸੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਰ ਪਹਿਲਾਂ ਪੜ੍ਹੀ ਜਨਮਸਾਖੀ ਦਾ ਦ੍ਰਿਸ਼ ਯਾਦ ਆਇਆ ਜੇ ਇਸ ਪੁਕਾਰ ਹੈ –

ਗੁਰੂ ਨਾਨਕ ਦੇਵ ਜੀ ਲੰਮੀ ਯਾਤਰਾ ਤੋਂ ਵਾਪਸ ਪਰਤੇ ਤਾਂ ਆਪਣੇ ਘਰ ਨਹੀਂ ਗਏ। ਰਾਇ ਬੁਲਾਰ ਖਾਂ ਜੀ ਦੀ ਹਵੇਲੀ ਪੁੱਜੇ। ਰਾਇ ਮੰਜੀ ਉਪਰ ਬੈਠੇ ਸਨ। ਉਮਰ ਵਧੀਕ ਹੋ ਗਈ ਸੀ। ਮਹਾਰਾਜ ਨੂੰ ਦੇਖਦਿਆਂ ਮੰਜੀ ਤੋਂ ਉਠਣ ਦਾ ਯਤਨ ਕਰਨ ਲੱਗੇ ਪਰ ਉਠਿਆ ਨਾ ਗਿਆ। ਬਾਬਾ ਜੀ ਤੇਜ਼ ਕਦਮੀ ਅਗੇ ਆਏ ਤੇ ਰਾਇ ਬੁਲਾਰ ਜੀ ਦੇ ਗੋਡਿਆਂ ਉਪਰ ਦੋਵੇਂ ਹੱਥ ਰੱਖੇ।

ਰਾਇ ਨੇ ਕਿਹਾ, "ਬਾਬਾ ਵੱਡਾ ਜੁਲਮ ਕੀਤੇ ਮੈਂ ਉਪਰ। ਤੁਸਾਂ ਨੂੰ ਸੱਦਿਆ ਸੀ, ਜੋ ਕਦਮ ਚੁੱਕਾਂ। ਸਾਡੀ ਦੇਹ ਨੂੰ ਹੱਥ ਕਿਉਂ ਲਾਇਆ? ਬਾਬਾ ਸਾਨੂੰ ਮਾਰ ਨਾਂਗਾ।"

ਮਹਾਰਾਜ ਨੇ ਫੁਰਮਾਇਆ, "ਰਾਇ ਜੀ ਤੁਸੀਂ ਵੱਡੇ ਹੋ। ਅਸੀਂ ਤੁਹਾਡੀ ਪਰਜਾ ਹਾਂ।" ਰਾਇ ਬੋਲੇ, "ਬਾਬਾ ਮੈਨੂੰ ਤੂੰ ਬਖਸ਼। ਅਰ ਕਰਤਾਰ ਤੋਂ ਬੀ ਬਖਸ਼।" ਗੁਰੂ ਬਾਬੇ ਬੋਲੇ, "ਤੁਸੀਂ ਧੁਰੋਂ ਬਖਸ਼ੇ ਹੋਏ ਹੋ।" ਰਾਇ ਨੇ ਫਿਰ ਕਿਹਾ, "ਮੈਂ ਉਪਰ ਆਪਣੀ ਬੀ ਕੁਛ ਮਿਹਰਬਾਨੀ ਕਰ ਬਾਬਾ ਜਾਂ ਫਿਰ ਇਹ ਦਸ ਮੈਂ ਮਿਹਰਬਾਨੀ ਦਾ ਹੱਕਦਾਰ ਨਹੀਂ।" ਬਾਬੇ ਫੁਰਮਾਇਆ, "ਰਾਇ ਜੀ ਜਿਥੇ ਅਸੀਂ ਤਿਥੇ ਤੁਸੀਂ।" ਰਾਇ ਨੇ ਕਿਹਾ, "ਰੀਝ ਪੂਰੀ, ਤਾਂ ਹੋਵੈ ਬਾਬਾ ਜੇ ਮੱਥਾ ਕਦਮਾਂ ਉਪਰ ਰੱਖਣ ਦੀ ਇਜਾਜ਼ਤ ਮਿਲੇ।" ਰਾਇ ਬਹੁਤ ਅਧੀਰ ਹੋਇਆ ਤਾਂ ਬਾਬੇ ਦੀ ਆਗਿਆ ਨਾਲ ਸਿਰ ਕਦਮਾਂ ਤੇ ਰੱਖਿਆ ਅਰ ਬਹੁਤ ਬਿਗਸਿਆ। ਬਾਬੇ ਨੇ ਅਸੀਸਾਂ ਦਿੱਤੀਆਂ।

ਤਾਰਿਕ ਅਤੇ ਮੈਂ ਲਗਾਤਾਰ ਮਹਿਸੂਸ ਕਰਦੇ ਰਹੇ ਕਿ ਜਿੰਨੀ ਖਾਤਰਦਾਰੀ, ਸਲੀਕੇ ਨਾਲ ਇਹ ਪਰਿਵਾਰ ਕਰ ਰਿਹਾ ਹੈ, ਅਸੀਂ ਉਸ ਦੇ ਉਨੇ ਹੱਕਦਾਰ ਨਹੀਂ ਹਾਂ। ਉਨ੍ਹਾਂ ਤੋਂ ਤਾਂ ਸਿੱਖਣ ਆਏ ਹਾਂ ਬੜਾ ਕੁਝ। ਸਿਖਾਂਦਰੂ ਕਿੰਨੇ ਸਨਮਾਨਯੋਗ ਹੁੰਦੇ ਹਨ, ਇਸ ਹਵੇਲੀ ਵਿਚੋਂ ਪਤਾ ਲੱਗਾ। ਕਾਲੀਦਾਸ ਮੇਘਦੂਤ ਨੂੰ ਮੁਖਾਤਿਬ ਹੋਕੇ ਆਖਦਾ ਹੈ:

ਰਸਤੇ ਵਿਚ ਕੈਲਾਸ਼ ਪਰਬਤ ਆਉਣਗੇ ਤੇ ਮੇਘ। ਧਿਆਨ ਨਾਲ ਹੇਠਾਂ ਦੇਖਦਾ ਜਾਈ। ਇਕ ਸ਼ਿਲਾ ਅਜਿਹੀ ਹੈ ਜਿਸ ਉਪਰ ਸ਼ਿਵਜੀ ਦੇ ਚਰਨਾ ਦੇ ਨਿਸ਼ਾਨ ਉਕਰੇ ਹੋਏ ਸਾਫ ਦਿਖਾਈ ਦਿੰਦੇ ਹਨ। ਇਸ ਸ਼ਿਲਾ ਨੂੰ ਪ੍ਰਣਾਮ ਤੇ ਪਹਾੜੀ ਦੁਆਲੇ ਪਰਿਕਰਮਾ ਕਰੀ। ਹੋ ਸਕਦਾ ਹੈ ਸ਼ਿਵ ਦੀ ਤਲਾਸ਼ ਵਿਚ ਪਾਰਬਤੀ ਇਧਰ ਉਧਰ ਭਟਕਦੀ ਦਿਸੇ। ਜੇ ਦਿੱਸ ਪਵੇ ਤਾਂ ਮੂਰਖਾਂ ਵਾਂਗ ਉਸ ਦੇ ਸਿਰ ਉਪਰ ਮੰਡਰਾਂਦਾ ਨਾ ਫਿਰੀ। ਤੁਰੰਤ ਬਰਫ ਬਣਕੇ ਗੋਰੀ ਮਾਂ ਦੇ ਕਦਮਾਂ ਹੇਠ ਵਿਛ ਜਾਈ। ਹੱਥਾਂ ਤੋਂ ਸੱਪਾਂ ਦੇ ਕੰਗਣ ਉਤਾਰ ਕੇ ਸਿਵ ਜੀ ਜਦੋਂ ਗੋਰੀ ਮਾਂ ਨੂੰ ਪਹਾੜੀ ਉਪਰ ਚੜ੍ਹਨ ਲਈ ਹੱਥ ਦਾ ਸਹਾਰਾ ਦੇਣ ਲੱਗਣ, ਤਾਂ ਕਦਮਾ ਹੇਠ ਪੌੜੀਆਂ ਬਣਕੇ ਵਿਛਦਾ ਜਾਈ। ਫੇਰ ਤੂੰ ਇਸ ਤਰਾਂ ਕਰੀ ਹੋ ਮੇਘ।

ਇਸ ਸਲੋਕ ਵਿਚ ਗੋਰੀ ਮਾਂ ਤਾਲਿਬੇ ਇਲਮ (ਵਿਦਿਆਰਥੀ) ਹੈ ਤੇ ਸ਼ਿਵ, ਵਿਦਿਆ ਮਾਰਤੰਡ। ਕਾਲੀਦਾਸ ਦੇ ਹਿਰਦੇ ਵਿਚ ਵਿਦਿਆਰਥੀ ਲਈ ਉੱਨਾ ਆਦਰ ਹੈ ਜਿੰਨਾ ਗੋਰੀ ਮਾਂ ਲਈ। ਵੀਰ ਨਿਵਾਸ ਵਿਚ ਵਿਦਿਆ ਦਾ ਦਰਿਆ ਵਗ ਰਿਹਾ ਹੈ। ਅਸੀਂ ਇਥੇ ਇਸ਼ਨਾਨ ਕਰਕੇ ਵਾਪਸ ਪਰਤੇ ਹਾਂ। ਵਾਪਸੀ ਵਕਤ ਬਾਰ ਬਾਰ ਦਿਲ ਉਪਰ ਇਹ ਖਿਆਲ ਤਾਰੀ ਸੀ— ਜੇ ਇਸ ਨੇਕਬਖ਼ਤ ਇਨਸਾਨ ਦੇ ਚਰਨ ਨਾ ਛੂਹੇ ਹੁੰਦੇ, ਇਹ ਵਿਦਿਆ ਹੋ ਚੁੱਕਾ ਹੁੰਦਾ ਤਦ ਕਿੰਨੇ ਅਭਾਗੇ ਹੋਣਾ ਸੀ। ਪਤਾ ਨਹੀਂ ਲਗਦਾ ਅਦਿੱਖ ਸ਼ਕਤੀਆਂ ਕਿਵੇਂ ਢੇਅ ਢੁਕਾਉਂਦੀਆਂ ਹਨ। ਜਿਵੇਂ 1882 ਈ. ਵਿਚ ਜੰਮੇ ਭਾ. ਰਤਨ ਸਿੰਘ ਭੰਗੂ ਨੂੰ ਕੋਈ ਪਤਾ ਨਹੀਂ ਸੀ ਕਿ ਇਕ ਮਹਾਨ ਇਤਿਹਾਸਕ ਗ੍ਰੰਥ ਰਚਣਾ ਪਵੇਗਾ। ਇਕ ਸਬੱਬ ਬਣਿਆ ਤੇ ਗ੍ਰੰਥ 1809 ਈ. ਵਿਚ ਪੂਰਾ ਕਰਕੇ 1841 ਵਿਚ ਮੁਕੰਮਲ ਕਰ ਲਿਆ। ਹਥਲੀ ਲਿਖਤ ਵਿਚ ਪਾਠਕ ਨੂੰ ਸ਼ਾਂਤ ਚਿਤ, ਅਨੂਠੇ ਸ਼ਾਇਰ, ਅਰਬੀ ਅਤੇ ਫਾਰਸੀ ਵਿਦਵਾਨ ਦੇ ਦਰਸ਼ਨ ਅੰਸ਼ਿਕ ਤੌਰ ਤੇ ਹੋਣਗੇ ਪਰ ਪਹਿਲੋਂ ਉਨ੍ਹਾਂ ਨੂੰ ਮਿਲਣ ਦੇ ਸਬੱਬ ਦਾ ਜ਼ਿਕਰ ਕਰੀਏ।

ਇਕ ਸਾਲ ਪਹਿਲਾਂ ਵਿਆਹ ਦੇ ਸੱਦੇ ਪੱਤਰ ਅਨੁਸਾਰ ਦਿਤੇ ਸਮੇਂ ਤੋਂ ਹਾਲਾਂ ਕਿ ਮੈਂ ਅੱਧ ਘੰਟਾ ਲੇਟ ਪੁੱਜਾ ਪਰ ਉਥੇ ਸਰਦਾਰਨੀ ਅਤੇ ਸਰਦਾਰ ਸਵਰਨ ਸਿੰਘ ਬੋਪਾਰਾਇੰ ਤੋਂ ਬਿਨਾਂ ਹੋਰ ਕੋਈ ਮਹਿਮਾਨ ਨਹੀਂ ਪੁੱਜਾ ਸੀ। ਵਧੀਕ ਮਹਿਮਾਨ ਹੁੰਦੇ ਤਾਂ ਮੈਂ ਬੋਪਾਰਾਇੰ ਤੋਂ ਕਿਨਾਰਕਸ਼ੀ ਕਰ ਸਕਦਾ ਸੀ ਪਰ ਹੁਣ ਤਾਂ ਫਸ ਗਏ। ਸਤਿ ਸ੍ਰੀ ਆਕਾਲ ਉਪਰੰਤ ਮੈਂ ਨਜ਼ਦੀਕ ਬੈਠ ਗਿਆ। ਗੱਲਾਂ ਕਰਦਿਆਂ ਉਨ੍ਹਾਂ ਦੱਸਿਆ – ਇਕ ਗ੍ਰੰਥ ਆਪਣੇ ਪਾਸ ਪੁੱਜਾ ਹੈ। ਬਹੁਤ ਵੱਡੇ ਸਕਾਲਰ ਅਤੇ ਸ਼ਾਇਰ ਨੇ ਕਦੀ ਜਪੁਜੀ ਦਾ ਫਾਰਸੀ ਨਜ਼ਮ ਵਿਚ ਤਰਜਮਾ ਕੀਤਾ ਸੀ। ਈਰਾਨ ਦੇ ਸ਼ਾਹ ਨੇ ਇਸਦਾ ਪਾਠ ਕੀਤਾ ਤਾਂ ਏਨਾ ਚੰਗਾ ਲੱਗਾ ਕਿ ਇਕ ਲੱਖ ਦੀਨਾਰ ਏਨਾਮ, ਆਉਣ ਜਾਣ ਦਾ ਖਰਚਾ ਤੇ ਸ਼ਾਹੀ ਮਹਿਮਾਨ ਵਜੋਂ ਖਾਤਰਦਾਰੀ ਦੀ ਪੇਸ਼ਕਸ਼ ਕੀਤੀ। ਨਿਮਰਤਾ ਨਾਲ ਸ਼ਾਇਰ ਭਾਈ ਲਕਸ਼ਵੀਰ ਸਿੰਘ ਜੀ ਨੇ ਕਰਾਨਾ ਕਰਦਿਆਂ ਪੇਸ਼ਕਸ਼ ਤੋਂ ਇਨਕਾਰ ਕੀਤਾ। ਇਹ ਗ੍ਰੰਥ ਆਪਾਂ ਯੂਨੀਵਰਸਿਟੀ ਵਲੋਂ ਨਾ ਛਾਪ ਦੇਈਏ?

ਮੈਂ ਕਿਹਾ – ਉਕਤ ਇਤਲਾਹ ਵਿਚ ਕਿੰਨਾ ਕੁ ਸੱਚ ਹੈ, ਕੀ ਪਤਾ ਆਪਾਂ ਨੂੰ ਇਸ ਉਪਰ ਵਿਦਵਾਨਾਂ ਦੀ ਰਾਇ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਅਗਲੇ ਦਿਨ ਮੇਰੇ ਪਾਸ ਮੂਲ ਕਿਤਾਬ ਭੇਜ ਦਿੱਤੀ। ਮੈਂ ਪ੍ਰੋਫੈਸਰ ਜੀ.ਐਸ. ਰਿਆਲ ਕੋਲ ਕਿਤਾਬ ਲੈ ਗਿਆ। ਮੇਰੇ ਕੋਲ ਕਿਤਾਬ ਕਿੱਥੋਂ ਆਈ, ਕਿੰਨੀ ਕੁ ਮਹੱਤਵਪੂਰਨ ਹੈ, ਕੁਝ ਨਹੀਂ ਦੱਸਿਆ। ਕੇਵਲ ਏਨਾ ਕਿਹਾ— ਇਹ ਕਿਤਾਬ ਹੱਥ ਲੱਗੀ ਹੈ ਇਕ। ਦੇਖਿਉ ਭਲਾ ਇਸ ਵਿਚ ਕੁੱਝ ਹੈ ਕਿ ਨਹੀਂ। ਉਨ੍ਹਾਂ ਨੇ ਰੱਖ ਲਈ। ਪੰਜ ਛੇ ਦਿਨਾ ਬਾਦ ਫਿਰ ਗਿਆ। ਮੇਰੇ ਵਲੋਂ ਗੱਲ ਨਹੀਂ ਛਿੜੀ, ਕਹਿਣ ਲੱਗੇ, ਤੂੰ ਜਿਹੜੀ ਕਿਤਾਬ ਦੇ ਗਿਆ ਸੀ ਮੁਨਾਜ਼ਾਤਿ ਬਾਮਦਾਦੀ, ਗਜ਼ਬ ਦੀ ਰਚਨਾ ਦੇਖੀ। ਦੇਰ ਬਾਦ ਚੱਜ ਦੀ ਕੋਈ ਚੀਜ਼ ਪੜ੍ਹਨ ਨੂੰ ਮਿਲੀ। ਤੈਨੂੰ ਪਤੈ ਮੈਂ ਪਾਠ ਨਹੀਂ ਕਰਦਾ। ਲਗਾਤਾਰ ਇਕ ਬੈਠਕ ਵਿਚ ਜਪੁਜੀ ਦਾ ਕਦੀ ਪਾਠ ਨਹੀਂ ਕੀਤਾ। ਮੈਂ ਤਾਂ ਇਕ ਇਕ ਪੰਕਤੀ, ਕਦੀ ਕਦੀ ਇਕੋ ਸ਼ਬਦ ਉਪਰ ਕਈ ਕਈ ਦਿਨ ਲੰਘਾ ਦਿੰਦਾ ਹਾਂ।

3. ਵਾਈਸ-ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

4. ਵਿਜ਼ਿਟਿੰਗ ਪ੍ਰੋਫੈਸਰ, ਸੈਂਟਰ ਫਾਰ ਗੁਰੂ ਨਾਨਕ ਸਟੱਡੀਜ਼, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਾਰਸੀ ਵਿਚ ਲਿਖੀ ਇਸ ਲੰਮੀ ਨਜ਼ਮ ਦਾ ਪਾਠ ਮੇਰੇ ਤੋਂ ਇਕੋ ਬੈਠਕ ਵਿਚ ਹੋ ਗਿਆ। ਇਹਦੀ ਜ਼ਬਾਨ ਆਮ ਫਾਰਸੀ ਨਹੀਂ। ਇਸ ਨੂੰ ਅਸੀਂ ਮਖ਼ਮਲੀ ਫਾਰਸੀ ਕਿਹਾ ਕਰਦੇ ਹਾਂ। ਹਿੰਦੁਸਤਾਨੀ ਕਲਾਸੀਕਲ ਫਾਰਸੀ ਏਨੀ ਸੁਖਮ ਨਹੀਂ ਹੈ। ਇਸ ਨਜ਼ਮ ਵਿਚ ਵਰਤੀ ਬੋਲੀ ਈਰਾਨੀ ਫਾਰਸੀ ਹੈ। ਵੱਡੇ ਅਨੁਭਵ ਵਿਚੋਂ ਉਤਰੀ ਸ਼ਾਇਰੀ ਹੈ। ਅਨਜ਼ਾਣ ਆਦਮੀ ਨੂੰ ਪਤਾ ਨਹੀਂ ਲੱਗੇਗਾ ਕਿ ਇਹ ਕਿਸੇ ਹੋਰ ਗ੍ਰੰਥ ਦਾ ਤਰਜਮਾ ਹੈ। ਖੁਦ ਬ ਖੁਦ ਇਸ ਵਿਚ ਸੁਤੰਤਰ ਸੰਪੂਰਨਤਾ ਜਲਵਾਨੁਮਾ ਹੈ।

ਇਹ ਸੁਣਕੇ ਮੈਂ ਕਿਹਾ— ਅਪਣੀ ਰਾਇ ਲਿਖ ਕੇ ਦਿਉ। ਉਨ੍ਹਾਂ ਨੇ ਲਿਖ ਦਿੱਤੀ। ਫਿਰ ਤਾਰਿਕ ਸਾਹਿਬ ਕੋਲ ਗਿਆ। ਉਨ੍ਹਾਂ ਨੂੰ ਕਿਤਾਬ ਦੇ ਪਿਛੋਕੜ ਬਾਬਤ ਕੁਝ ਨਹੀਂ ਦੱਸਿਆ। ਕਿਤਾਬ ਦੇ ਕੇ ਕਿਹਾ— ਦੇਖਣਾ ਭਲਾ ਪ੍ਰੋਫੈਸਰ ਸਾਹਿਬ ਇਸ ਵਿਚ ਕੁਝ ਕੰਮ ਦਾ ਹੈ ਕਿ ਨਹੀਂ। ਚਾਰ ਦਿਨਾਂ ਬਾਦ ਉਨ੍ਹਾਂ ਦਾ ਫੋਨ

ਆਇਆ, ਕਿਹਾ— ਤੁਸੀਂ ਆਉਗੇ ਕਿ ਮੈਂ ਆਵਾਂ? ਦਫ਼ਤਰ ਵਿਚ ਬੈਠਾ ਹਾਂ। ਮੈਂ ਚਲਾ ਗਿਆ। ਉਨ੍ਹਾਂ ਕਿਹਾ— ਇਸ ਕਿਤਾਬ ਦੀ ਨਜ਼ਮ, ਈਰਾਨ ਦੀ ਫਾਰਸੀ ਜ਼ਬਾਨ ਵਿਚ ਲਿਖੀ ਹੈ। ਇਸ ਨੂੰ ਅਸੀਂ ਈਰਾਨੀ ਰੋਸ਼ਮ ਕਹਿੰਦੇ ਹਾਂ। ਹਿੰਦੁਸਤਾਨੀ ਫਾਰਸੀ ਸੀਜ਼ਨਡ ਸਾਗਵਾਨ ਹੈ ਜਿਸ ਵਿਚੋਂ ਹੰਢਲਸਾਰ ਸੁਹਣਾ ਫਰਨੀਚਰ ਬਣਦਾ ਹੈ। ਈਰਾਨੀ ਫਾਰਸੀ ਵਿਚ ਬੱਚਿਆਂ ਦੇ ਮਾਸੂਮ ਬੋਲਾਂ ਵਰਗੀ ਕੋਮਲਤਾ ਹੈ, ਵੇਲਾਂ ਅਤੇ ਫੁੱਲਾਂ ਜਿਹੀ ਨਜ਼ਾਕਤ। ਸ਼ਾਇਰ ਦਾ ਖਿਆਲ ਅਤੇ ਹਿਕਮਤ ਦੰਗ ਕਰਦੀ ਹੈ। ਇਹ ਛਪਣੀ ਚਾਹੀਦੀ ਹੈ। ਮੈਂ ਬੇਨਤੀ ਕੀਤੀ ਕਿ ਆਪਣੀ ਰਾਇ ਲਿਖ ਦਿਉ। ਉਨ੍ਹਾਂ ਲਿਖ ਦਿਤੀ। ਜਦੋਂ ਪੁੱਛਿਆ— ਤੁਸੀਂ ਤੇ ਤੁਹਾਡਾ ਫਾਰਸੀ ਵਿਭਾਗ ਇਸ ਦਾ ਗੁਰਮੁਖੀ ਲਿਪੀਆਂਤਰਣ ਅਤੇ ਤਰਜੁਮਾ ਪੰਜਾਬੀ ਵਿਚ ਕਰਨ ਲਈ ਰਜ਼ਾਮੰਦ ਹੋ ਜਾਏਗਾ? ਉਨ੍ਹਾਂ ਕਿਹਾ— ਜੇ ਸਾਨੂੰ ਇਹ ਨੇਕ ਕੰਮ ਮਿਲ ਜਾਵੇ ਤਾਂ ਹੋਰ ਕੀ ਚਾਹੀਦਾ ਹੈ? ਜਿੰਨਾ ਸਮਾਂ ਇਸ ਉਪਰ ਕੰਮ ਕਰਾਂਗੇ, ਉਹ ਖਾਲਸ ਬੰਦਗੀ ਹੋਵੇਗੀ। ਮੇਰੀਆਂ ਵਿਦਿਆਰਥਣਾਂ ਮਨਦੀਪ ਕੌਰ ਅਤੇ ਦਲਜੀਤ ਕੌਰ ਮਦਦਗਾਰ ਹੋਣਗੀਆਂ।

ਇਹ ਕੰਮ ਛੇ ਮਹੀਨੇ ਵਿਚ ਪੂਰਾ ਹੋ ਗਿਆ। ਕੰਪਿਊਟਰ ਪ੍ਰਿੰਟ ਲੈ ਲਿਆ ਗਿਆ। ਸਾਡਾ ਸੁਭਾਗ ਕਿ ਸ਼ਾਇਰ ਅਜੇ ਕਾਇਮ ਦਾਇਮ ਹੈ। ਸੋਚਿਆ ਕਿ ਪੈਂਸ ਵਿਚ ਜਾਣ ਤੋਂ ਪਹਿਲੋਂ ਖਰੜਾ ਲੇਖਕ ਪੜ੍ਹ ਲਵੇ ਤਦ ਇਹ ਰਚਨਾ ਜ਼ੀਰੋ ਡਿਫੈਕਟ ਹੋ ਜਾਏਗੀ। ਸਾਡਾ ਆਤਮ ਵਿਸਵਾਸ ਕਾਇਮ ਰੱਖਣ ਲਈ ਵੀ ਇਹ ਗੱਲ ਸਹਾਈ ਹੋਣੀ ਸੀ। ਕਿਤਾਬ ਉਪਰ ਲਿਖੇ ਸਿਰਨਾਵੇ— ਵੀਰ ਨਿਵਾਸ, ਚੈਲ ਖਤ ਪਾ ਦਿੱਤਾ। ਫੋਨ ਨੰਬਰ ਨਹੀਂ ਸੀ। ਇਹ ਪਤਾ ਵੀ ਬੜਾ ਪੁਰਾਣਾ ਸੀ। ਪਤਾ ਨਹੀਂ ਜਵਾਬ ਆਏਗਾ ਕਿ ਨਾ। ਮਹੀਨੇ ਬਾਦ ਜਵਾਬ ਆਇਆ, ਭਾਈ ਲਕਸ਼ਵੀਰ ਸਿੰਘ ਦਾ ਖਤ। ਹੱਥ ਲਿਖਤ ਕੰਬਦੇ ਹੱਥਾਂ ਦੀ। ਸਹਿਜੇ ਸਹਿਜੇ ਪੜ੍ਹੀ। ਲਿਖਿਆ ਸੀ— ਉਮਰ ਬਹੁਤ ਹੋ ਗਈ ਹੈ। ਠੀਕ ਨਹੀਂ ਲਿਖ ਹੁੰਦਾ। ਅੱਖ ਦਾ ਆਪ੍ਰੇਸ਼ਨ ਹੋਇਆ ਹੈ। ਅਜੇ ਠੀਕ ਨਹੀਂ ਹਾਂ। ਹਾਲੇ ਨਾ ਆਇਓ। ਹਾਲੇ ਖਰੜਾ ਨਾ ਭੇਜਿਓ। ਛੇ ਮਹੀਨਿਆਂ ਬਾਦ ਫਿਰ ਖਤ ਲਿਖਿਆ ਤੇ ਬੇਨਤੀ ਕੀਤੀ ਕਿ ਆਪਣਾ ਫੋਨ ਨੰਬਰ ਤਾਂ ਦਿਉ। ਮੈਂ ਆਪਣੇ ਫੋਨ ਨੰਬਰ ਖਤ ਵਿਚ ਲਿਖ ਕੇ ਭੇਜ ਦਿਤੇ।

ਦਸ ਕੁ ਦਿਨ ਬਾਦ ਉਨ੍ਹਾਂ ਦੇ ਛੋਟੇ ਬੇਟੇ ਕ੍ਰਿਸ਼ਨਵੀਰ ਸਿੰਘ ਦਾ ਫੋਨ ਆ ਗਿਆ। ਚਾਰ ਫੋਨ ਨੰਬਰ ਲਿਖਾਏ ਤੇ ਕਿਹਾ— ਹੁਣ ਪਿਤਾ ਜੀ ਠੀਕ ਹਨ। ਜਦੋਂ ਜੀ ਕਰੋ ਆ ਜਾਇਓ। ਪਹਿਲਾਂ ਸਾਨੂੰ ਫੋਨ ਕਰ ਦੇਣਾ ਜੀ। ਬੇਪਾਰਾਇ ਜੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ— ਇਕ ਅਕਤੂਬਰ 06 ਨੂੰ ਚੈਲ ਚੱਲਾਂਗੇ ਤੇ ਮਿਲਕੇ ਦੋ ਨੂੰ ਵਾਪਸ ਆ ਜਾਵਾਂਗੇ। ਮੈਂ ਕਿਹਾ— ਤੁਸੀਂ ਆ ਜਾਣਾ, ਅਸੀਂ ਹਫਤਾ ਉਥੇ ਰਹਿ ਕੇ ਕੰਮ ਨਿਬੇੜ ਲਵਾਂਗੇ। ਪਰ ਮੇਰੇ ਪਾਸ ਵੀ.ਸੀ. ਆਫਿਸ ਤੋਂ ਸੁਨੇਹਾ ਆ ਗਿਆ ਕਿ ਕੋਈ ਜਰੂਰੀ ਕੰਮ ਸਦਕਾ ਉਹ ਜਾਣ ਤੋਂ ਅਸਮਰਥ ਹਨ। ਮੈਂ ਰਿਆਲ ਅਤੇ ਤਾਰਿਕ ਨੂੰ ਫੋਨ ਕਰਕੇ ਚੱਲਣ ਲਈ ਕਿਹਾ। ਰਿਆਲ ਸਾਹਿਬ ਨੂੰ ਇਸੇ ਦਿਨ ਇਕ ਨਵੰਬਰ ਨੂੰ ਸ਼੍ਰੋਮਣੀ ਸਾਹਿਤਕਾਰ ਦਾ ਸਟੇਟ ਐਵਾਰਡ ਮਿਲਣਾ ਸੀ, ਉਹ ਨਾ ਜਾ ਸਕੇ। ਮੈਂ ਅਤੇ ਤਾਰਿਕ ਭੇਢ ਵਜੇ ਚੈਲ ਪੁੱਜੇ। ਜਿਸ ਥਾਂ ਟੈਕਸੀਆਂ ਰੁਕਦੀਆਂ ਹਨ, ਉਥੇ ਇਕ ਜੁਆਨ ਤੇਜ਼ੀ ਨਾਲ ਸਾਡੇ ਵਲ ਆ ਕੇ ਕਹਿਣ ਲੱਗਾ— ਪਟਿਆਲਿਓ? ਮੈਂ ਕਿਹਾ— ਕ੍ਰਿਸ਼ਨਵੀਰ ਜੀ?

ਖਾਣਾ ਖਾਧਾ, ਚਾਹ ਪੀਤੀ, ਤਦ ਭਾਈ ਸਾਹਿਬ ਦਾ ਬਾਦ ਦੁਪਹਿਰ ਸੈਸ਼ਨ ਸ਼ੁਰੂ ਹੋਇਆ। ਘੰਟਾ ਕੁ ਹਾਲ ਹਵਾਲ ਪੁੱਛਦੇ ਦੱਸਦੇ ਰਹੇ। ਉਨ੍ਹਾਂ ਦੇ ਮੇਜ਼ ਉਪਰੋਂ ਮੈਂ ਖਰੜਾ ਹੱਥ ਵਿਚ ਚੁਕ ਕੇ ਕਿਹਾ — ਫੇਰ ਸ਼ੁਰੂ ਕਰੀਏ ਭਾਈ ਸਾਹਿਬ? ਉਨ੍ਹਾਂ ਕਿਹਾ— ਖਰੜਾ ਜਿਥੋਂ ਚੁੱਕਿਆ ਉਥੇ ਰੱਖ ਦਿਉ। ਕੋਈ ਕਾਹਲੀ ਨਹੀਂ ਸਾਨੂੰ। ਮੇਰੀ ਕਿਤਾਬ ਹੈ ਨਾ? ਮੈਂ ਬੇਚੈਨ ਨਹੀਂ ਤਾਂ ਤੁਸੀਂ ਬੇਚੈਨ ਕਿਉਂ ਹੋ? ਅੱਜ ਕੋਈ ਕੰਮ ਨਹੀਂ ਕਰਨਾ। ਮੈਂ ਤੁਹਾਨੂੰ ਦੱਸਾਂਗਾ ਮੈਂ ਕੀ ਹਾਂ, ਤੁਹਾਨੂੰ ਪੁੱਛਾਂਗਾ ਤੁਸੀਂ ਕੀ ਹੋ। ਜੇ ਜੀ ਕੀਤਾ ਕੱਲ੍ਹ ਨੂੰ ਕੰਮ ਕਰਾਂਗੇ, ਨਾ ਜੀ ਕੀਤਾ ਕੱਲ੍ਹ ਵੀ ਨਹੀਂ। ਤੁਸੀਂ ਕਦੀ ਦੇਖਿਐ ਬਈ ਹਿਰਨ ਘਾਹ ਇਕੱਠਾ ਕਰਦੇ ਫਿਰਨ? ਤਾਂ ਵੀ ਭੁੱਖ-ਮਰੀ ਨਾਲ ਨਹੀਂ ਮਰਦੇ।

ਤੁਹਾਡਾ ਕੀ ਨਾਮ ਹੈ ਪੁੱਛੈਸਰ ਸਾਹਿਬ? ਉੱਤਰ— ਤਾਰਿਕ। ਉਹ ਹੱਸ ਪਏ— ਤੁਸੀਂ ਤਾਰਿਕ ਕਦੋਂ ਹੋ? ਤਾਰਿਕ (ਸੰਸਾਰ ਤੋਂ ਵਿਰੋਧ) ਤਾਂ ਮੈਂ ਹਾਂ। ਸਤਾਰਾਂ ਸਾਲ ਹੋ ਗਏ ਮੈਂ ਇਸ ਹੁਜ਼ਰੇ ਵਿਚੋਂ ਬਾਹਰ ਨਹੀਂ ਨਿਕਲਿਆ। ਕਾਰ ਮੇਰੇ ਐਨ ਦਰਵਾਜ਼ੇ ਤੱਕ ਆਉਂਦੀ ਹੈ। ਬੱਘੀ ਅਤੇ ਪਾਲਕੀ ਕਿਹੜਾ ਮੰਗਵਾ ਨਹੀਂ ਸਕਦਾ? ਬੱਸ, ਦੇਖ ਲਈ ਦੁਨੀਆਂ ਬਥੇਰੀ। ਅੱਧਾ ਚੈਲ ਮੇਰੇ। ਬੱਚਾ ਬੱਚਾ ਮੈਨੂੰ ਜਾਣਦੇ। ਕਿਸੇ ਨੂੰ ਪੁੱਛੋਗੇ ਕਿ ਭਾਈ ਲਕਸ਼ਵੀਰ ਕੌਣ ਹਨ, ਜਾਣਦੇ ਹੋ? ਸਭ ਕਹਿਣਗੇ ਜਾਣਦੇ ਹਾਂ। ਫੇਰ ਪੁੱਛੋ— ਕਦੇ ਦੇਖੇ? ਕਿਸੇ ਨੇ ਨਹੀਂ ਦੇਖਿਆ। ਸੋ ਸਹੀ ਤਾਰਿਕ ਮੈਂ ਹਾਂ, ਤੁਸੀਂ ਨਾਮ ਦੇ ਤਾਰਿਕ। ਚੈਲ ਦੀ ਵੀ ਕਹਾਣੀ ਸੁਣ ਲਉ। ਮਹਾਰਾਜਾ ਭੁਪਿੰਦਰ ਸਿੰਘ ਨੇ ਵਾਇਸਰਾਇ ਦੀ ਗੋਰੀ ਛੇੜ ਦਿੱਤੀ ਤਾਂ ਸਰਕਾਰ ਵਲਾਇਤ ਨੇ ਸ਼ਿਮਲੇ ਉਨ੍ਹਾਂ ਦਾ ਦਾਖਲਾ ਬੰਦ ਕਰ ਦਿੱਤਾ। ਉਨ੍ਹਾਂ ਨੇ ਚੈਲ ਵਸਾਉਣ ਦਾ ਫੈਸਲਾ ਕੀਤਾ। ਜਿੰਨੀ ਜ਼ਮੀਨ ਉਨ੍ਹਾਂ ਖਰੀਦੀ ਉੰਨੀ ਮੈਂ ਖਰੀਦ ਲਈ। ਬਸ ਐਵੇਂ ਖਰੀਦ ਲਈ। ਇਹ ਦੱਸਣ ਲਈ ਬਈ ਤੂੰ ਤਾਂ ਪਟਿਆਲਾ ਰਿਆਸਤ ਦਾ ਹੋਇਆ ਮਹਾਰਾਜਾ। ਤੇਰੇ ਜਿੰਨੀ ਜ਼ਮੀਨ ਤਾਂ ਨਾਭੇ ਰਿਆਸਤ ਦਾ ਇਕ ਮਾਮੂਲੀ ਸਰਦਾਰ ਖਰੀਦ ਸਕਦੈ। ਦੋਹਾਂ ਰਿਆਸਤਾਂ ਦਾ ਸ਼ਰੀਕਾ ਪੁਰਾਣਾ ਚਲਦਾ ਆਇਐ। ਬਸ ਇਹੋ ਜਿਹੀਆਂ ਫਜ਼ੂਲ ਜਿਹੀਆਂ ਜ਼ਿੰਦਾਂ ਹੋਇਆ ਕਰਦੀਆਂ ਸਨ, ਮੂਰਖਾਂ ਵਾਲੀਆਂ। ਭਲਾ ਇਨ੍ਹਾਂ ਗੱਲਾਂ ਵਿਚ ਕੀ ਪਿਆ ਸੀ? ਇਕ ਪਾਸੇ ਮੇਰੀ ਰੁਚੀ ਉੱਤਮ ਫਾਰਸੀ ਸਾਹਿਤ ਪੜ੍ਹਨ ਦੀ, ਦੂਜੇ ਪਾਸੇ ਇਹ ਫਜ਼ੂਲ ਜਿਹੇ ਕੰਮ।

“ਪਰ ਜਦੋਂ ਕਦੇ ਆਪਣੀਆਂ ਜ਼ਮੀਨਾਂ ਦਾ ਦੌਰਾ ਕਰਨ ਆਉਂਦਾ, ਪਹਾੜ ਤੇ ਪਹਾੜਨਾ ਸੁਹਣੀਆਂ ਲਗਦੀਆਂ। ਕਦੀ ਕਦੀ ਹਿਰਨ ਦਾ ਸ਼ਿਕਾਰ ਕਰਦਾ। ਹਿਰਨ ਕਿਹੜਾ ਛੋਟੇ ਹੁੰਦੇ ਸਨ? ਅੱਜ ਵਾਲੇ ਗਏ ਤੋਂ ਵਡੇ ਹੁੰਦੇ ਸਨ ਹਿਰਨ ਉਦੋਂ ਇਥੇ। ਫੇਰ ਇਥੇ ਵਸ ਗਿਆ।

“ਨਾਭੇ ਤੋਂ ਇਥੇ ਜਾਂ ਕਿਤੇ ਹੋਰ, ਘੋੜੇ ਉਤੇ ਆਇਆ ਜਾਇਆ ਕਰਦਾ ਸਾਂ। ਘੋੜਾ ਸੁਹਣਾ ਬੜਾ ਸੀ ਮੇਰਾ। ਗੱਇਲ ਸੀ ਉਹਦਾ ਨਾਮ। ਉਪਰੋਂ ਇਕ ਦੂਜੇ ਨਾਲ ਜੁੜੇ ਹੋਏ ਕੰਨ, ਗੁੰਬਦ ਬਣ ਜਾਂਦੇ। ਕੰਨ ਦੇ ਪਿਛਲੇ ਪਾਸੇ ਜੜ ਵਿਚ ਨਿਕੀ ਜਿਹੀ ਭੋਰੀ। ਵਿਸ਼ਵਾਸ ਹੁੰਦਾ ਸੀ ਘੋੜਿਆਂ ਵਾਲਿਆਂ ਦਾ ਕਿ ਭੋਰੀ ਵਾਲਾ ਘੋੜਾ ਬੜਾ ਕਰਮਾਂ ਵਾਲਾ ਹੁੰਦੈ। ਟੱਬ ਵਿਚ ਦੁੱਧ ਪਾਕੇ ਧੋਈਆਂ ਗਾਜ਼ਰਾਂ ਪਾ ਦਿੰਦਾ, ਉਹਦੇ ਦੇ ਖਾਣ ਵਾਸਤੇ। ਆਪ ਛੋਲੀਆ ਵੱਢ ਕੇ ਲਿਆਉਂਦਾ, ਧੋਕੇ ਮੰਜੇ ਉਪਰ ਰੱਖਕੇ ਪਾਣੀ ਕੇਰਦਾ ਤੇ ਇਕ ਇਕ ਬੁਰਕੀ ਆਪਣੇ ਹੱਥੀਂ ਖੁਆਉਂਦਾ। ਤਕੜਾ ਬੜਾ ਸੀ। ਗਜ਼ਬ ਦੀ ਦੜਕੀ ਸੀ ਉਸਦੀ। ਤਿੱਖੀ ਚੜ੍ਹਾਈ ਚੜ੍ਹਦਿਆਂ ਵੀ ਮੈਂ ਉਹਦੀ ਲਗਾਮ ਖਿਚ ਖਿਚ ਰਖਦਾ..... ਕੜ ਕੜ ਕੜ... ਕੜ... ਕਰਦਾ ਉਹ ਉਡਣਾ ਚਾਹੁੰਦਾ। ਇਤਰਾਜ਼ ਕਰਦਾ ਕਿ ਮੈਂ ਲਗਾਮ ਕਿਉਂ ਖਿਚਕੇ ਰਖਦਾਂ। ਫੁੰਕਾਰੇ ਮਾਰਦਾ, ਪੈਰ ਪਟਕਦਾ, ਪੂਛ ਤੇਜ਼ੀ ਨਾਲ ਹਿਲਾਉਂਦਾ। ਤੌਬਾ, ਬਾਬਾ, ਘੋੜਾ ਕਿਥੇ, ਬਾਜ਼ ਸੀ ਬਾਜ਼। ਇਕ ਦਿਨ ਮੈਂ ਕਿਸੇ ਪਾਸੇ ਨੂੰ ਚੜ੍ਹਦੀ ਪਗਡੰਡੀ ਵੱਲ ਤੌਰ ਲਿਆ। ਚੜ੍ਹਦਾ ਗਿਆ ਹਮੇਸ਼ ਵਾਂਗ ਤਿੱਖੀ ਚਾਲ। ਇਕ ਥਾਂ ਜਾਕੇ ਰੁਕ ਗਿਆ। ਮੈਂ ਤਾਂ ਹੋਇਆ ਸ਼ਾਇਰ। ਨਿਗਾਹਾਂ ਅਸਮਾਨ ਵਲ ਤੇ ਖਿਆਲ ਅਸਮਾਨ ਤੋਂ ਪਾਗ। ਇਹ ਤੇਜ਼ਤਰਾਰ ਮੂੰਹਜ਼ੋਰ ਘੋੜਾ ਰੁਕ ਕਿਉਂ ਗਿਆ? ਇਹ ਜਾਣਨ ਵਾਸਤੇ ਇਧਰ ਉਧਰ ਨਜ਼ਰ ਮਾਰੀ ਤਾਂ ਦਹਿਲ ਪੈ ਗਿਆ ਮੈਨੂੰ। ਖੱਬੇ ਪਾਸੇ ਕੰਧ ਵਾਂਗ ਖਲੋਤਾ ਸਿਧਾ ਸਲੇਟ ਪਹਾੜ। ਸੱਜੇ ਪਾਸੇ ਦੋ ਸੌ ਗਜ਼ ਡੂੰਘੀ ਖੰਡ। ਕਿਸੇ ਪਾਸੇ ਉਤਰਨ ਜੋਗਾ ਨਾਂ। ਘੋੜੇ ਨੂੰ ਜਦੋਂ ਪਤਾ ਲੱਗ ਜਾਏ ਕਿ ਪਿਛੇ ਮੁੜਨ ਜੋਗਾ ਰਸਤਾ ਨਹੀਂ, ਉਹ ਉਥੇ ਰੁਕ ਜਾਇਆ ਕਰਦਾ ਹੈ। ਮਸਾਂ ਦੇ ਫੁੱਟ ਚੌੜੀ ਪਗਡੰਡੀ। ਘੋੜਾ ਖੜਾ ਚੁਪਚਾਪ। ਮੈਂ ਸੋਚਿਆ ਦੇਵੇਂ ਨਹੀਂ ਮਰਨੇ ਚਾਹੀਦੇ, ਸਾਡੇ ਵਿਚੋਂ ਇਕ ਜਣਾ ਤਾਂ ਬਚੇ। ਮੈਂ ਉਸਦੀ ਗਰਦਣ ਦੇ ਵਾਲ ਫੜੇ, ਲਮਕ ਕੇ ਗਰਦਣ ਦੇ ਹੇਠ ਉਤਰ ਗਿਆ। ਉਸਨੇ ਇਕ ਪੌੜ ਉਪਰ ਚੁੱਕ ਦਿਤਾ। ਮੈਂ ਉਸਦੇ ਪੇਟ ਹੇਠੋਂ ਦੀ



ਆਹਲਾ ਸਾਇਰ ਹੋਗਾ ਏਕ ਦਿਨ। ਅੱਠਵੀਂ ਦੇ ਸਰਟੀਫਿਕੇਟ ਉਪਰ ਹੈਡਮਾਸਟਰ ਨੇ ਜੋ ਪੰਕਤੀ ਹੱਥੀ ਲਿਖੀ ਉਹ ਹੈ – ਯਹ ਤਾਲਿਬੇ ਇਲਮ ਜਵਾਂ ਹੋਕਰ ਫਾਰਸੀ ਕਾ ਅਜ਼ੀਮ ਸਾਇਰ ਹੋ, ਮੇਰੀ ਤਮਨਾ ਹੈ। ਆਮੀਨ। ਦਸਖਤ। ਤੁਸੀਂ ਵੀ ਕਹਿੰਦੇ ਹੋ, ਹੋਰਾਂ ਨੇ ਵੀ ਬੜੀ ਵਾਰ ਕਿਹਾ ਕਿ ਤੁਹਾਨੂੰ ਏਨੀ ਸੁਹਣੀ ਫਾਰਸੀ ਕਿਥੋਂ ਮਿਲ ਗਈ। ਅਚਾਨਕ ਨਹੀਂ ਮਿਲੀ। ਕਦੀ ਈਰਾਨ ਨਹੀਂ ਗਿਆ। ਮੇਰੇ ਵੱਡੇ ਭਰਾ ਨੇ ਫਾਰਸੀ ਦੀ ਐਮ.ਏ. ਗੋਲਡ-ਮੈਡਲਿਸਟ ਲੈ ਕੇ ਕੀਤੀ। ਸਾਰੀ ਉਮਰ ਫਾਰਸੀ ਦੇ ਤਿੰਨ ਵਾਕ ਸਹੀ ਨਹੀਂ ਲਿਖ ਸਕਿਆ। ਮੇਰੇ ਕੋਲ ਆ ਜਾਂਦਾ ਠੀਕ ਕਰਾਉਣ ਲਈ। ਮੈਨੂੰ ਕਦੀ ਕਦੀ ਲਗਦਾ ਹੁੰਦਾ ਜਿਵੇਂ ਪਿਛਲੇ ਜਨਮ ਵਿਚ ਮੈਂ ਈਰਾਨੀ ਹੀ ਨਾ ਕਿਤੇ ਹੋਵਾਂ। ਮੈਨੂੰ ਫਾਰਸੀ ਤੋਂ ਸਿਵਾਇ ਹੋਰ ਕੋਈ ਮਜ਼ਮੂਨ ਭਾਉਂਦਾ ਹੀ ਨਹੀਂ ਸੀ। ਹਿਸਾਬ ਵਿਚ ਕਮਜ਼ੋਰ ਸਾਂ। ਜ਼ੋਰ ਲਾਉਂਦਾ ਤਾਂ ਹਿਸਾਬ ਵੀ ਆ ਜਾਂਦਾ। ਇਮਤਿਹਾਨ ਵਿਚ ਜੇ ਦੇਖਦਾ ਹਿਸਾਬ ਵਿੱਚੋਂ ਬਹੁਤ ਸਵਾਲ ਹੱਲ ਕਰਨੇ ਆਉਂਦੇ ਹਨ ਤਾਂ ਵੀ 36-40 ਨੰਬਰਾਂ ਤੋਂ ਵਧ ਨਾ ਆਉਣ, ਇੰਨੇ ਕੁ ਕੱਢ ਆਉਂਦਾ। ਸੋਚਦਾ ਜੇ ਵੱਧ ਨੰਬਰ ਲੈਣ ਲੱਗ ਗਿਆ ਤਾਂ ਬਾਪੂ ਨੇ ਕਹਿਣਾ ਹੈ ਕਿ ਹਿਸਾਬ ਪੜ੍ਹਿਆ ਕਰ। ਮੈਂ ਸੋਚਿਆ ਕਰਦਾ, ਫਿਰ ਫਾਰਸੀ ਵਿਚ ਸਾਇਰੀ ਕੌਣ ਕਰੇਗਾ?

ਮੈਂ ਪੁੱਛਿਆ – ਭਾਈ ਸਾਹਿਬ ਤੁਹਾਡੀ ਨਜ਼ਮ ਬਾਰ ਬਾਰ ਪੜ੍ਹਦਿਆਂ, ਲਗਿਆ, ਤੁਹਾਡੇ ਉੱਪਰ ਭਾਈ ਨੰਦ ਲਾਲ ਜੀ ਦਾ ਅਸਰ ਹੋਵੇ?

ਉਨ੍ਹਾਂ ਕਿਹਾ – ਨਹੀਂ ਜੀ। ਭਾਈ ਨੰਦ ਲਾਲ ਜੀ ਵੱਡੇ ਹਨ, ਉਨ੍ਹਾਂ ਉੱਪਰ ਹਾਫਿਜ਼ ਸ਼ੀਰਾਜ਼ੀ ਦਾ ਅਸਰ ਹੈ। ਮੇਰੇ ਉੱਪਰ ਸ਼ੇਖ ਸਾਅਦੀ ਦਾ ਅਸਰ ਹੈ। ਗੈਬੁਲਗੋਬ ਦੇ ਜਹਾਨ ਵਿਚ ਸ਼ੀਰਾਜ਼ੀ ਦਾ ਮਰਾਤਬਾ ਸ਼ੇਖ ਸਾਅਦੀ ਨਾਲੋਂ ਕਿਤੇ ਉੱਚੇ ਮਕਾਮ ਉੱਪਰ ਹੈ। ਉਨ੍ਹਾਂ ਵਰਗੀ ਕਿਸਮਤ ਕਿਸ ਨੂੰ ਨਸੀਬ ਹੋਏਗੀ? ਭਾਈ ਨੰਦ ਲਾਲ ਵੱਡਿਆਂ ਦੇ ਮੁਰੀਦ ਸਨ, ਬਹੁਤ ਵੱਡਿਆਂ ਦੇ, ਕਲਗੀਧਰ ਗੁਪਤ ਦੇ ਕਦਮ ਛੁਹੇ ਹੋਣ ਜਿਸ ਨੇ, ਕੌਣ ਉਸ ਵਰਗਾ ਹੋ ਸਕੇਗਾ?

– ਤਾਂ ਵੀ ਭਾਈ ਸਾਹਿਬ ਬਹੁਤ ਸਾਦਗੀ ਅਤੇ ਕੋਮਲਤਾ ਹੈ ਤੁਹਾਡੀ ਬੋਲੀ ਵਿਚ।

ਉਨ੍ਹਾਂ ਕਿਹਾ – “ਤੁਹਾਡੇ ਵਾਲੀ ਪੀਹੜੀ ਫਾਸਟਰੂਡ ਪੀਹੜੀ ਹੈ। ਤਟਫਟ। ਅਸੀਂ ਹਾਰੇ ਵਿਚ ਧਰੀ ਕਾੜ੍ਹੀ ਵਾਂਗ ਹਾਂ। ਸਹਜ। ਗੈਸੀ ਚੁੱਲ੍ਹੇ ਉੱਪਰ ਗਰਮਾਇਆ ਦੁੱਧ ਕਿਤੇ ਕਾੜ੍ਹੀ ਦੇ ਦੁੱਧ ਵਰਗਾ ਹੋ ਸਕਦੈ? ਕਾੜ੍ਹੀ ਦੇ ਦੁੱਧ ਵਿਚ ਕੁਦਰਤੀ ਮਿਠਾਸ ਆਈ ਤੇ ਦੇਖੋ ਹੌਲੀ ਹੌਲੀ ਦੁੱਧ ਨੇ ਅੱਗ ਕੋਲੋਂ ਗੁਲਾਬੀ ਰੰਗ ਵੀ ਚੁਰਾ ਲਿਆ। ਲਹੂ, ਦੁੱਧ ਵਿਚ ਤਬਦੀਲ ਹੋ ਜਾਂਦਾ ਹੈ ਪਰ ਲੰਮਾ ਅਰਸਾ ਲਗਦਾ ਹੈ ਇਸਨੂੰ। ਧੀ ਜੰਮਦੀ ਹੈ, ਖੇਡਦੀ ਖੇਡਦੀ ਜੁਆਨ ਹੁੰਦੀ ਹੈ, ਫਿਰ ਵਰ ਲਭਦੇ ਹਾਂ, ਫਿਰ ਸੰਤਾਨ ਪੈਦਾ ਹੁੰਦੀ ਹੈ। ਇੰਨਾ ਅਰਸਾ ਲਹੂ ਉਡੀਕਦਾ ਰਹਿੰਦਾ ਹੈ ਕਿ ਮੈਂ ਕਦੀ ਦੁੱਧ ਬਣਾਂ। ਥੋੜਾ ਕੁ ਕਰਮਾ ਵਾਲਾ ਹਿੱਸਾ ਦੁੱਧ ਬਣਦਾ ਹੈ, ਸਾਰਾ ਨਹੀਂ। ਸਮਾਂ ਲਗਦਾ ਹੈ। ਹੋ ਜਾਂਦੀ ਹੈ ਕਰਮਾਤ, ਮੁਸਲਮਲ ਬੰਦਗੀ ਸਦਕਾ।

“ਤੁਹਾਡੇ ਖਿਆਲ ਵਿਚ ਸੁਲਤਾਨਪੁਰ ਦੇ ਮੋਦੀ ਖਾਨੇ ਵਿਚ ਗੁਰੂ ਬਾਬਾ ਜੀ ਨੂੰ ਤੇਰਾਂ ਤੋਂ ਅਗੇ ਗਿਣਤੀ ਭੁਲ ਗਈ ਸੀ? ਉਹ ਭਾਈਓ ਬੇਹਿਸਾਬ ਸੀ ਨਾਂ ਜਿਹੜਾ ਉਸ ਨੇ ਹਿਸਾਬਾਂ ਤੋਂ ਖਹਿੜਾ ਛੁਡਾਉਣਾ ਸੀ ਛੁਡਾ ਲਿਆ। ਉਸਨੂੰ ਕੌਣ ਬਨ੍ਹੇਗਾ ਗਿਣਤੀਆਂ ਮਿਣਤੀਆਂ ਵਿਚ।

“ਐਵੇਂ ਨੀ ਆ ਗਈ ਸ਼ੀਰੀ ਜ਼ਬਾਨ ਫਾਰਸੀ ਮੈਨੂੰ। ਦਸਵੀਂ ਜਮਾਤ ਤੱਕ ਕਲਗੀ ਤੋਂ ਲੈਕੇ ਮਹਾਰਾਜ ਦੇ ਜੋੜਿਆਂ ਤੱਕ ਮੈਂ ਫਾਰਸੀ ਦੇ ਕਸੀਦੇ ਲਿਖ ਲਿਖ ਸਜਾਏ। ਕਸੀਦਾ ਲਿਖਦਾ। ਮਹਾਰਾਜ ਅਗੇ ਅਰਜ਼ੋਈ ਕਰਦਾ – ਬਾਬਾ ਜੀ ਥੋੜੀ ਕੁ ਫਾਰਸੀ ਦੀ ਨਜ਼ਮ ਦੇ ਦਿਉ। ਏਨੀ ਤਾਂ ਮੈਂ ਨੀ ਮੰਗਦਾ ਜਿੰਨੀ ਤੁਸੀਂ ਭਾਈ ਨੰਦ ਲਾਲ ਜੀ ਨੂੰ ਦਿੱਤੀ ਸੀ। ਥੋੜੀ ਕੁ ਤਾਂ ਦਿਉ। ਤੁਹਾਡੇ ਸਾਹਮਣੇ ਪ੍ਰੋਫੈਸਰ ਜਿਹੜਾ ਇਹ ਮੰਗਤਾ ਬੈਠਾ ਹੈ, ਇਹਨੂੰ ਪਤਾ ਸੀ ਕਿਵੇਂ ਮੰਗੀਏ। ਮਹਾਰਾਜ ਏਨੇ ਮਿਹਰਬਾਨ ਹੋ ਗਏ ਕਿ ਫਾਰਸੀ ਦੀ ਨਜ਼ਮ ਤਾਂ ਦਿੱਤੀ ਹੀ, ਅਰਬੀ ਰੁੰਗੇ ਵਿਚ ਮੇਰੇ ਵੱਲ ਸੁੱਟ ਦਿੱਤੀ। ਕਿਸੇ ਖਾਸ ਮਿਹਨਤ ਦੀ ਲੋੜ ਨਹੀਂ ਪਈ।

“ਪਾਕ ਕੁਰਾਨ ਕਿੰਨਾ ਕੁ ਹਿਫਜ਼ (ਯਾਦ) ਹੈ ਤਾਰਿਕ ਸਾਹਿਬ? ਉੱਤਰ – ਜੀ ਬਸ ਨਮਾਜ਼ ਪੜ੍ਹਨ ਵਾਲੀਆਂ ਆਇਤਾਂ। ਭਾਈ ਸਾਹਿਬ ਨੇ ਹਉਕਾ ਲਿਆ। “ਉਮਰ ਕਰਕੇ ਡਰਦਾ ਹਾਂ ਭਾਈਓ। ਵੱਡੇ ਦਾਅਵੇ ਜਾਇਜ਼ ਨਹੀਂ ਹੁਣ। ਏਨਾ ਪਾਠ ਕੀਤਾ ਸੀ ਕੁਰਾਨ ਦਾ ਕਿ ਹਿਫਜ਼ ਹੋ ਗਿਆ ਸੀ ਸਾਰਾ।

“ਮੈਂ ਨੀ ਕਿਸੇ ਦੇ ਦਰ ਤੇ ਸਵਾਲੀ ਬਣ ਕੇ ਗਿਆ ਕਦੇ। ਆਏ ਦਾ ਆਦਰ ਕੀਤਾ ਵਿਚ ਮੁਜਬਾ। ਇਹ ਵੀ ਨਹੀਂ ਕਿ ਇਥੇ ਭੀੜਾਂ ਇਕੱਠੀਆਂ ਹੋਣ ਦਿਆਂ। ਪਹਿਲੋਂ ਵਕਤ ਫਿਕਸ ਕਰੋ, ਕੰਮ ਦਸੋ, ਫਿਰ ਦੇਖਾਂਗੇ। ਇਕ ਵਿਦਵਾਨ ਆ ਗਿਆ ਇਥੇ। ਬੜੇ ਸਾਲ ਹੋ ਗਏ। ਮੈਂ ਪਹਿਲਾਂ ਤਾਂ ਇਹ ਪੁੱਛਿਆ ਕਿ ਕਿਸਦੀ ਬਦੌਲਤ ਆ ਗਿਆ ਤੂੰ ਇਥੇ? ਉਸਨੇ ਕਿਸੇ ਭਲੇ ਬੰਦੇ ਦਾ ਨਾਮ ਲਿਆ। ਫਿਰ ਉਸਨੇ ਇਕ ਕਿਤਾਬ ਦਿੱਤੀ ਜਿਸਦਾ ਨਾਮ *ਗੁਰੂ ਨਾਨਕ ਦਾ ਸ਼ਾਹਰਾਹ* ਸੀ। ਮੈਂ ਉਸਨੂੰ ਕੁਝ ਪੁੱਛਿਆ ਉਹ ਆਦਮੀ ਮੈਨੂੰ ਫਾਲਤੂ ਕਿਸਮ ਦਾ ਲੱਗਿਆ। ਇਕ ਵਾਕ ਉਸ ਕੋਲ ਅਜਿਹਾ ਨਹੀਂ ਸੀ ਜਿਸ ਵਿਚ ਵਜ਼ਨ ਹੋਵੇ। ਮੈਂ ਪੁੱਛਿਆ – ਇਸ ਕਿਤਾਬ ਦਾ ਮੈਂ ਕੀ ਕਰਨੈ? ਉਸਨੇ ਕਿਹਾ – ਜੀ ਰੀਵੀਊ ਲਿਖ ਦਿਉ। ਤੁਹਾਡਾ ਵੱਡਾ ਨਾਮ ਹੈ। ਮੈਂ ਕਿਹਾ – ਅਸੀਂ ਫਕੀਰ ਜਿਸ ਸ਼ਾਹਰਾਹ ਤੇ ਮੁੱਦਤ ਤੋਂ ਤੁਰੇ ਹੋਏ ਹਾਂ, ਉਸ ਤਕ ਜਿਹੜੀ ਪਗਡੰਡੀ ਜਾਂਦੀ ਹੈ ਤੈਨੂੰ ਅਜੇ ਉਹ ਨਹੀਂ ਲੱਭੀ। ਕਿਤਾਬ ਸਮੇਤ ਨਦਾਰਦਾ।

“ਇਕ ਹੋਰ ਜੋੜੀ ਆਈ। ਯੂਨੀਵਰਸਿਟੀ ਦਾ ਪ੍ਰੋਫੈਸਰ ਅਤੇ ਉਸਦੀ ਬੀਵੀ। ਬੀਵੀ ਕਿਸੇ ਕਾਲਜ ਵਿਚ ਪੜ੍ਹਾਉਂਦੀ ਸੀ। ਗੱਲਾਂ ਕਰਦੇ ਰਹੇ। ਮੈਂ ਸੁਣਦਾ ਰਿਹਾ। ਫਿਰ ਮੈਂ ਆਉਣ ਦਾ ਸਬੱਬ ਪੁੱਛਿਆ। ਪ੍ਰੋਫੈਸਰ ਨੇ ਦੱਸਿਆ– ਮੈਂ ਜਪੁਜੀ ਤੇ ਖੋਜ ਕਰ ਰਿਹਾ। ਤੁਹਾਡੇ ਤੋਂ ਵੀ ਕੁਝ ਜਾਣਨਾ ਹੈ। ਮੈਂ ਪੁੱਛਿਆ– ਜਪੁਜੀ ਦਾ ਪਾਠ ਠੀਕ ਤਰਾਂ ਕਰਨਾ ਆਉਂਦੈ? ਉਸਨੇ ਕਿਹਾ– ਹਾਂ ਜੀ। ਮੈਂ ਕੋਈ ਗੱਲ ਅਜੇ ਕਰਨ ਹੀ ਵਾਲਾ ਸਾਂ ਕਿ ਉਸਦੀ ਪਤਨੀ ਸਮਝ ਗਈ। ਤੁਹਾਨੂੰ ਪਤੈ ਮੈਂ ਹੌਲੀ ਹੌਲੀ ਗੱਲਾਂ ਕਰਦਾਂ। ਵਿੱਚੋਂ ਦੀ ਕੋਈ ਦੂਜਾ ਸ਼ਾਮਲ ਹੋ ਸਕਦੇ। ਮੈਂ ਮੌਕਾ ਦਿੰਦਾ ਰਹਿਨਾ। ਉਹ ਕਹਿਣ ਲੱਗੀ– ਨਾ ਜੀ ਨਾ। ਸਾਨੂੰ ਦੋਵਾਂ ਨੂੰ ਕੱਖ ਨੀ ਆਉਂਦਾ। ਅਸੀਂ ਤਾਂ ਤੁਹਾਡੇ ਤੋਂ ਸਿਖਣੈ। ਜੇ ਕੁਝ ਆਉਂਦਾ ਹੁੰਦਾ ਫਿਰ ਇਥੇ ਕਿਉਂ ਆਉਂਦੇ? ਖੂਬ ਹੱਸੇ। ਬਚਾਅ ਕਰ ਗਈ ਬੀਬੀ ਆਪਣੇ ਖਾਵੰਦ ਦਾ।

“ਮੈਂ ਜੀ ਚੈਲ ਤੋਂ ਨਾਭੇ ਗਿਆ। ਇਕ ਦਿਨ ਖਿਆਲ ਆਇਆ, ਚਲੇ ਤਲਵੰਡੀ ਸਾਥੇ ਜਾ ਕੇ ਮੱਥਾ ਟੇਕੀਏ। ਮਹਾਰਾਜ ਦੇ ਬਚਨ ਹਨ ਨਾ ਕਿ ਇਹ ਗੁਰੂ ਕੀ ਕਾਸ਼ੀ ਹੈ। ਇਥੇ ਆਕੇ ਜਾਹਲ ਲੋਕ ਸਨਮਾਨ ਯੋਗ ਵਿਦਵਾਨ ਬਣ ਜਾਣਗੇ। ਸੋਚਿਆ ਜਹਾਲਤ ਦੂਰ ਕਰਨ ਲਈ ਇਹ ਜ਼ਿਆਰਤ ਲਾਜ਼ਮੀ ਹੈ। ਚਲੋਚਾਲ ਚਲੋਚਾਲ ਪੁੱਜ ਗਏ ਤਲਵੰਡੀ। ਰਸਤੇ ਵਿੱਚੋਂ ਮੈਂ ਸਰਕੜੇ ਦੇ ਕਾਨੇ ਕੱਟ ਕੇ ਲੈ ਗਿਆ ਸਾਂ। ਉਹ ਲਿਖਣ-ਸਰ ਵਿਚ ਡੁਬੋ ਦਿੱਤੇ। ਤੁਹਾਨੂੰ ਦਿਸ ਈ ਰਿਹੈ, ਮੈਂ ਸਿਰ ਮੂੰਹ ਮਨਾ ਰਖਿਆ। ਸਿਰ ਤੇ ਰੁਮਾਲ ਬੰਨ੍ਹੀ ਹੋਈ ਸੀ। ਪਾਠ ਕੀਤਾ। ਫਿਰ ਕਾਨੇ ਕੱਢ ਕੇ ਟੁਕੜੇ ਕੀਤੇ। ਕਲਮਾਂ ਘੜੀਆਂ। ਇਕ ਇਕ ਕਲਮ ਪਾਣੀ ਵਿਚ ਡੁਬੋ ਕੇ ਅਰਜ਼ ਕਰਦਾ ਸਾਂ – ਮਹਾਰਾਜ ! ਇਨ੍ਹਾਂ ਕਲਮਾਂ ਵਿੱਚੋਂ ਹਜ਼ੂਰ ਦਾ ਜ਼ਿਕਰ ਸਹੀ ਹੋਵੇ। ਮੇਰੀ ਲਿਖਤ ਸਿਧੀ ਕਰ ਮਾਲਕ। ਤੁਹਾਡੇ ਬਾਬਤ ਲਿਖਣ ਵੇਲੇ ਕੇਵਲ ਹੱਥ ਨਹੀਂ ਵਜ਼ੂਦ ਕੰਬਣ ਲਗਦਾ ਹੈ। ਮੈਨੂੰ ਤਾਕਤ ਦਿਉ ਹੋ ਸਾਹਿ ਸ਼ਹਿਨਸ਼ਾਹ। ਮੈਂ ਤਾਂ ਖਿਆਲ ਨੀ ਕੀਤਾ, ਪਿਛੇ ਇਕ ਨਿਹੰਗ ਸਿੰਘ ਖਲੋਤਾ ਸੀ। ਮੈਂ ਕੰਮ ਨਿਬੜ ਕੇ,

ਕਾਨੀਆਂ ਕੋਰੇ ਰੁਮਾਲ ਵਿਚ ਵਲੋਟੀਆਂ ਤਾਂ ਉਸਨੇ ਪੁੱਛਿਆ – ਕੀ ਕਰਦਾ ਹੁੰਨੈ ਜੁਆਨਾ? ਮੈਂ ਕਿਹਾ – ਮਹਾਰਾਜ ਦਾ ਜਸ ਕਰਨਾ ਚਾਹੁੰਨਾ ਬਾਬਾ ਜੀ, ਪਰ ਹੁੰਦਾ ਨੀ ਠੀਕ। ਇਥੇ ਮੱਥਾ ਟੇਕਣ ਆਇਆ ਕਿ ਅਸੀਸ ਮਿਲੇ। ਉਸਨੇ ਕਿਹਾ – ਜਦੋਂ ਤੱਕ ਮੈਂ ਵਾਪਸ ਨੀ ਆਉਂਦਾ ਇਥੇ ਰਹੀ। ਮੈਂ ਚੁਪ ਚਾਪ ਖਲੋਤਾ ਰਿਹਾ। ਉਹ ਘੋੜੇ ਨੂੰ ਅੱਡੀ ਲਾ ਕੇ ਕਿਸੇ ਪਾਸੇ ਉਡ ਗਿਆ। ਮੈਂ ਦੇਖਦਾ ਰਿਹਾ। ਕੁਝ ਦੇਰ ਬਾਦ ਪਰਤਿਆ। ਮੇਰੇ ਸਿਰ ਤੇ ਹੱਥ ਰੱਖਿਆ। ਫੇਰ ਚੋਲੇ ਦੀ ਜੇਬ ਵਿਚੋਂ ਇਕ ਕੜਾ ਕੱਢ ਕੇ ਮੇਰੇ ਹੱਥ ਪਹਿਨਾ ਦਿਤਾ। ਸੇਰ ਪੱਕੇ ਵਜ਼ਨ ਦਾ ਇਹ ਕੜਾ ਅਗਲੀ ਵੇਰ ਦਿਖਾਵਾਂਗਾ ਤੁਹਾਨੂੰ। ਮੈਨੂੰ ਹੱਸ ਕੇ ਕਹਿੰਦਾ – ਤੂੰ ਕਹਿੰਦਾ ਸੀ ਨਾ ਹੱਥ ਕੰਬਦੈ ਲਿਖਣ ਵੇਲੇ। ਕਾਂਬੇ ਦਾ ਬੰਦੇ ਬਸਤ ਹੋ ਗਿਆ। ਜਾਹ, ਮਹਾਰਾਜ ਸਹਾਈ ਹੋਣਗੇ। ਇਸ ਤਰਾਂ ਦੀਆਂ ਸੁਗਾਤਾਂ ਮਿਲੀਆਂ ਜੀ ਮੈਨੂੰ। ਜਦੋਂ ਨਿਹੰਗ ਸਿੰਘ ਜੀ ਚਲੇ ਗਏ ਤਾਂ ਇਕ ਸੁਰਧਾਲੂ ਨੇ ਦੱਸਿਆ – ਇਹ ਗਰਮ ਸੁਭਾਅ ਦਾ ਜਰਨੈਲ ਐ। ਚੱਕਰ ਕਟਦਾ ਰਹਿੰਦੈ ਕਿਪਰੇ ਕੋਈ ਬਿਆਦਬੀ ਤਾਂ ਨੀ ਹੋ ਰਹੀ। ਤੇਰੇ ਵਲ ਦੇਖ ਦੇਖ ਮੈਂ ਹੈਰਾਨ ਹੁੰਦਾ ਰਿਹਾ ਕਿ ਮੇਨੇ ਸਿਖ ਉਪਰ ਇਹ ਕਿੰਨਾ ਮਿਹਰਬਾਨ ਹੋ ਗਿਆ। ਤੂੰ ਕੋਈ ਕਰਮਾਂ ਆਲਾ ਐ ਭਾਈ।

“1953 ਵਿਚ ਡਾਕ ਰਾਹੀਂ ਭਾਈ ਵੀਰ ਸਿੰਘ ਜੀ ਨੂੰ ਮੂਲਮੰਤਰ ਦਾ ਫਾਰਸੀ ਨਜ਼ਮ ਵਿਚ ਤਰਜਮਾ ਕਰਕੇ ਭੇਜਿਆ। ਖਤ ਰਾਹੀਂ ਖਤ ਦਾ ਜਵਾਬ ਨਹੀਂ ਦਿੱਤਾ ਉਨ੍ਹਾਂ ਨੇ। ਦੋ ਬੰਦੇ ਭੇਜੇ ਸਲੀਕੇ ਵਾਲੇ, ਸਾਉ ਤੇ ਸੁਖੜ। ਉਨ੍ਹਾਂ ਨੇ ਭਾਈ ਵੀਰ ਸਿੰਘ ਜੀ ਵੱਲੋਂ ਮੇਰੇ ਬਾਬਤ ਕਹੇ ਸਿੱਧੇ ਸ਼ਬਦ ਦੁਹਰਾਏ ਤੇ ਆਖਿਆ – ਤੁਹਾਨੂੰ ਯਾਦ ਕਰਦੇ ਹਨ ਜੀ। ਅੰਮ੍ਰਿਤਸਰ ਚਲੇ। ਮੈਂ ਉਦੀਂ ਤਿਆਰ ਹੋ ਗਿਆ। ਮਿਲਿਆ। ਪਹਿਲਾਂ ਕੇਵਲ ਸੁਣਿਆ ਸੀ ਉਨ੍ਹਾਂ ਬਾਬਤ। ਹੁਣ ਮਿਲ ਕੇ ਪਤਾ ਲੱਗਾ, ਉਹ ਕਿਡਾ ਵੱਡਾ ਤਪੱਸਵੀ ਹੈ। ਉਸਤਤਿ ਦੇ ਜੋ ਸ਼ਬਦ ਉਨ੍ਹਾਂ ਮੇਰੇ ਤਰਜਮੇ ਅਤੇ ਨਜ਼ਮ ਬਾਬਤ ਕਹੇ, ਮੈਂ ਉਨ੍ਹਾਂ ਦੇ ਯੋਗ ਨਹੀਂ ਸਾਂ। ਸੁਣ ਸੁਣ ਸੋਚਦਾ – ਕਿੰਨਾ ਚੰਗਾ ਹੋਵੇ ਜੇ ਇਹੋ ਜਿਹਾ ਹੋ ਜਾਂ। ਕਹਿਣ ਲੱਗੇ – ਤੁਸੀਂ ਪੂਰੇ ਜਪੁ ਜੀ ਦਾ ਤਰਜਮਾ ਫਾਰਸੀ ਨਜ਼ਮ ਵਿਚ ਕਰੋ। ਮੈਂ ਕਿਹਾ – ਜੀ ਅਰਥ ਨੀ ਆਉਂਦੇ। ਹੁਣ ਤੱਕ ਦੇ ਸਾਰੇ ਟੀਕੇ ਦੇਖ ਲਏ ਹਨ। ਦਿਲ ਨਹੀਂ ਟਿਕਿਆ ਕਿਸੇ ਤੇ। ਕਹਿਣ ਲੱਗੇ – ਇਥੇ ਰਹੋ ਸਾਡੇ ਪਾਸ। ਅਸੀਂ ਅਰਥ ਦਸਾਂਗੇ।

“ਮੈਨੂੰ ਕੀ ਚਾਹੀਦਾ ਸੀ ਜੀ ਹੋਰ? ਜੋ ਜੋ ਦਸਦੇ, ਵਿਆਖਿਆ ਕਰਦੇ, ਮੈਨੂੰ ਲਗਦਾ, ਲਖ ਲਖ ਨਜ਼ਮਾਂ ਉਤਰ ਰਹੀਆਂ ਹਨ, ਮੈਨੂੰ ਲਗਦਾ, ਹੁਣ ਮੈਂ ਕਰ ਸਕਾਂਗਾ ਇਹ ਕੰਮ ਜੀ ਹੋ ਗਿਆ ਉਨ੍ਹਾਂ ਦੀ ਕਿਰਪਾ ਨਾਲ। ਜਦੋਂ 1969 ਵਿਚ ਇਹ ਕਿਤਾਬ ਛਪੀ ਸੀ ਉਸਦੇ ਮੁਖ ਬੰਦ ਵਿਚ ਮੈਂ ਐਲਾਨ ਕੀਤਾ ਸੀ ਕਿ ਇਸ ਦਾ ਹਰੇਕ ਸੁਹਣਾ ਹਿੱਸਾ ਭਾਈ ਵੀਰ ਸਿੰਘ ਦੀ ਦਇਆ ਸਦਕਾ ਹੈ, ਇਸ ਵਿਚੋਂ ਕੁੱਝ ਚੰਗਾ ਲੱਗੇ, ਉਨ੍ਹਾਂ ਨੂੰ ਦਾਦ ਦੇਣੀ। ਜੀ ਜਿਹੜੇ ਭਾਈ ਵੀਰ ਸਿੰਘ ਦਾ ਇਸ ਕਰਕੇ ਆਦਰ ਕਰਦੇ ਹਨ ਕਿ ਉਹ ਚੰਗੇ ਸ਼ਾਇਰ ਸਨ, ਉਨ੍ਹਾਂ ਦੀ ਜਾਣਕਾਰੀ ਅਪੂਰੀ ਹੈ। ਨੇਕ ਬਖਤ ਉਹ ਏਡੇ ਵਡੇ ਕਾਮਲ ਫਕੀਰ ਸਨ ਕਿ ਸਿਰ ਤੇ ਹੱਥ ਰਖ ਕੇ ਤਕਦੀਰ ਦਾ ਰੁਖ ਬਦਲ ਦਿੰਦੇ ਸਨ। ਮੇਰੇ ਉਪਰ ਉਨ੍ਹਾਂ ਦੀ ਸ਼ਾਇਰੀ ਦਾ ਭੋਰਾ ਅਸਰ ਨਹੀਂ। ਸ਼ਾਇਰੀ ਦਾ ਅਸਰ ਹੁੰਦਾ ਤਾਂ ਮੈਂ ਪੰਜਾਬੀ ਵਿਚ ਨਾ ਉਨ੍ਹਾਂ ਵਰਗੀਆਂ ਨਜ਼ਮਾਂ ਲਿਖਣ ਲੱਗ ਜਾਂਦਾ? ਘੱਟੋ ਘੱਟ ਰੀਸ ਤਾਂ ਕਰਦਾ। ਕਦੀ ਨੀ ਰੀਸ ਕੀਤੀ। ਸਾਡੇ ਸਿਲੇਬਸ ਅੱਡ ਅੱਡ ਸਨ।

“ਮੇਰੇ ਘਰ ਦਾ ਨਾਮ ਵੀਰ ਨਿਵਾਸ ਭਾਈ ਸਾਹਿਬ ਜੀ ਦੇ ਨਾਮ ਤੇ ਹੀ ਮੈਂ ਰੱਖਿਆ ਹੈ। ਉਨ੍ਹਾਂ ਦਾ ਟਿਕਾਣਾ ਹੈ ਇੱਥੇ। ਮੇਰੇ ਬੇਟਿਆਂ ਦੇ ਨਾਵਾਂ ਨਾਲ ਵੀ ਵੀਰ ਸ਼ਬਦ ਮੈਂ ਚੇਤਨ ਹੋਕੇ ਲਾਇਆ ਹੈ, ਸਮਝਦਾ ਹਾਂ ਸਾਰਾ ਉਨ੍ਹਾਂ ਦਾ ਪਰਿਵਾਰ ਹੈ।

“ਇਕ ਸ਼ਾਮ ਅਸੀਂ ਦੋਵੇਂ ਉਨ੍ਹਾਂ ਦੇ ਚੁਬਾਰੇ ਵਿਚ ਬੈਠੇ ਗੱਲਾਂ ਕਰ ਰਹੇ ਸਾਂ। ਇਹ ਉਨ੍ਹਾਂ ਦਾ ਲਿਖਣ-ਦਫ਼ਤਰ ਸੀ। ਮੈਂ ਕਿਹਾ – ਭਾਈ ਸਾਹਿਬ ਜੀ ਜਿਵੇਂ ਕਿਸੇ ਨੂੰ ਹੀਰ ਸੁਹਣੀ ਲਗਦੀ ਹੈ ਕਿਸੇ ਨੂੰ ਸੱਸੀ, ਇਉਂ ਮੈਨੂੰ ਮਹੀਵਾਲ ਦੀ ਸੋਹਣੀ ਬਹੁਤ ਫੈਸੀਨੇਟ ਕਰਦੀ ਹੈ। ਮੇਰਾ ਜੀ ਕਰਦੈ ਇਕ ਨਜ਼ਮ ਸੋਹਣੀ ਉਪਰ ਲਿਖਾਂ। ਉਨ੍ਹਾਂ ਕਿਹਾ – ਲਿਖੋ। ਮੈਂ ਕਿਹਾ – ਇਹ ਰੁਮਾਂਟਿਕ ਗੱਲਾਂ ਇਤਰਾਜ਼ਯੋਗ ਤਾਂ ਨਹੀਂ? ਉਨ੍ਹਾਂ ਕਿਹਾ – ਬਿਲਕੁਲ ਨਹੀਂ। ਉਨ੍ਹਾਂ ਦੱਸਿਆ ਕਿ ਬਠਿੰਡੇ ਦੇ ਕਿਲੇ ਵਿਚ ਕਲਗੀਪਰ ਹਜ਼ੂਰ ਬਿਰਾਜਮਾਨ ਸਨ। ਉਨ੍ਹਾਂ ਦੇ ਕੰਨੀ ਲੋਕ ਗੀਤਾਂ ਦੀਆਂ, ਸਾਰੰਗੀ ਦੀਆਂ ਧੁਨਾਂ ਪਈਆਂ ਤਾਂ ਸੇਵਕ ਨੂੰ ਕਿਹਾ – ਇਨ੍ਹਾਂ ਗਾਇਕਾਂ ਨੂੰ ਕਿਲੇ ਵਿਚ ਲਿਆਉ। ਗਾਇਕ ਤੇ ਸਾਜ਼ਿੰਦੇ ਆ ਗਏ। ਮਹਾਰਾਜ ਨੇ ਉਹੀ ਸੁਣਨ ਦੀ ਫੁਰਮਾਇਸ਼ ਕੀਤੀ ਜੋ ਉਹ ਗਾ ਕੇ ਹਟੇ ਸਨ। ਗਵੱਈਆਂ ਨੇ ਝਿਜਕਦਿਆਂ ਕਿਹਾ – ਮਹਾਰਾਜ ਇਹ ਕੱਚੀ ਬਾਣੀ ਹੈ। ਤੁਹਾਡੇ ਦਰਬਾਰ ਦੇ ਲਾਇਕ ਨਹੀਂ। ਮਹਾਰਾਜ ਨੇ ਫੁਰਮਾਇਆ – ਤੁਸਾਂ ਸਹੀ ਕਿਹਾ। ਪਰ ਸਮੇਂ ਦੀ ਆਵੀ ਵਿਚ ਦੇਰ ਤੋਂ, ਸਦੀਆਂ ਤੋਂ ਪਕਦੀਆਂ ਪਕਦੀਆਂ ਇਹ ਸੁਰਾਂ ਸੁਹਣੀਆਂ ਹੋ ਗਈਆਂ ਹਨ। ਸਾਡਾ ਸੁਣਨ ਦਾ ਮਨ ਹੈ ਅੱਜ। ਤਦ ਦੇਰ ਤੱਕ ਗਵੱਈਆਂ ਨੇ ਰੋਮਾਂਟਿਕ ਕਿਸੇ, ਲੋਕ ਸੁਰਾਂ ਵਿਚ ਸੁਣਾਏ। ਮਹਾਰਾਜ ਨੇ ਅਸੀਸਾਂ ਦਿਤੀਆਂ, ਧਨ ਦਿਤਾ ਤੇ ਆਦਰ ਨਾਲ ਵਿਦਾ ਕੀਤੇ।

“ਇਹ ਗੱਲਾਂ ਕਰਦਿਆਂ ਕਰਦਿਆਂ ਖਾਣੇ ਦਾ ਸਮਾਂ ਹੋ ਗਿਆ ਤਾਂ ਅਸੀਂ ਹੇਠਾਂ ਉਤਰੇ। ਭਾਈ ਵੀਰ, ਸਿੰਘ ਗੇਟ ਵਲ ਚਲੇ ਗਏ। ਮੈਂ ਵੀ ਨਾਲ ਨਾਲ। ਕਦੀ ਉਨ੍ਹਾਂ ਨੇ ਖਾਣਾ ਖਾਣ ਬਗੈਰ ਨਹੀਂ ਜਾਣ ਦਿਤਾ ਸੀ। ਗੇਟ ਕੋਲ ਆ ਕੇ ਖਲੋ ਗਏ। ਇਹ ਨਹੀਂ ਕਹਿ ਸਕਦੇ ਸਨ ਕਿ ਚਲਾ ਜਾਹ। ਮੈਂ ਕਿਹੜਾ ਬੇਸਮਝ ਸੀ। ਤੁਰ ਆਇਆ। ਕਾਰਜ ਕੱਢੇ। ਕਲਮਾਂ ਘੜੀਆਂ ਤੇ ਸਿਆਹੀ ਦੀ ਦਵਾਤ ਸਾਫ਼ ਕਰਕੇ ਸੋਹਣੀ ਉਪਰ ਨਜ਼ਮ ਲਿਖਣ ਬੈਠ ਗਿਆ। ਜੀ ਕਲਮ ਉਹ ਚੱਲੀ ਕਿ ਦੋ ਘੰਟਿਆਂ ਵਿਚ ਕਿੱਸਾ ਪੂਰਾ ਹੋ ਗਿਆ। ਫਿਰ ਜਿਲਦ ਬੰਨ੍ਹੀ। ਚਲ੍ਹੇ ਦੇ ਨੇੜੇ ਮੱਠੇ ਮੱਠੇ ਸੇਕ ਵਿਚ ਸੁਕਾਈ। ਜਦੋਂ ਸੁੱਕ ਗਈ, ਪੰਨੇ ਠੀਕ ਪਲਟਣ ਲੱਗੇ ਤਾਂ ਦੁਬਾਰਾ ਦਾਬ ਦੇਕੇ ਰੋਟੀ ਖਾਧੀ ਤੇ ਸੌ ਗਿਆ। ਅੰਮ੍ਰਿਤ ਵੇਲੇ ਜਾਗ ਖੁਲ੍ਹ ਗਈ। ਵਾਹੋਦਾਰੀ ਤੁਰਿਆ ਭਾਈ ਸਾਹਿਬ ਜੀ ਦੀ ਹਵੇਲੀ ਵੱਲ। ਮਿਲਿਆ, ਉਨ੍ਹਾਂ ਦੇ ਹੱਥਾਂ ਵਿਚ ਸੋਹਣੀ ਦਾ ਕਿੱਸਾ ਫੜਾਇਆ। ਫੋਲ ਕੇ ਪੁੱਛਿਆ – ਬੁਠ ਮਾਰਦੇ ਸੀ ਕਵੀ ਜੀ ਕੱਲ੍ਹ, ਕਿ ਕਿੱਸਾ ਲਿਖਣ ਦੀ ਆਗਿਆ ਦਿਉ? ਤੁਸੀਂ ਤਾਂ ਮਹੀਨਿਆਂ ਤੋਂ ਲਿਖਦੇ ਆ ਰਹੇ ਸੀ। ਮੈਂ ਕਿਹਾ, ਨਹੀਂ ਜੀ। ਤੁਹਾਡੇ ਅਗੇ ਬੁਠ ਬੋਲਣ ਦੀ ਕਿਸ ਦੀ ਤਾਕਤ? ਤੁਹਾਡਾ ਇਸ਼ਾਰਾ ਸਮਝ ਗਿਆ ਸਾਂ ਕੱਲ੍ਹ ਸ਼ਾਮੀ ਕਿ ਬਿਨਾ ਇਕ ਪਲ ਨਸ਼ਟ ਕੀਤੇ ਲਿਖ ਦੇਹ। ਕਿੱਸਾ ਪੂਰਾ ਕਰਕੇ ਸੁੱਤਾ ਜੀ ਰਾਤ।

“ਆਏ ਮਹਿਮਾਨਾ ਨੂੰ ਭਾਈ ਸਾਹਿਬ ਨੇ ਖੁਦ ਕਿਸਾ ਸੁਣਾਇਆ ਤੇ ਫਾਰਸੀ ਦੇ ਅਰਥ ਪੰਜਾਬੀ ਵਿਚ ਕਰ ਕਰ ਦੱਸੇ। ਨਾਲੇ ਦਾਦ ਦਿਤੀ। ਇਸ ਤੋਂ ਬਾਦ ਤਾਂ ਜਦੋਂ ਖੁਸ਼ ਹੁੰਦੇ ਉਦੀਂ ਕਹਿ ਦਿੰਦੇ – ਕਵੀ ਜੀ, ਸੋਹਣੀ ਦੀਆਂ ਕੁਛ ਗੱਲਾਂ ਕਰੀਏ। ਕਿੱਸਾ ਸੁਣਾਉ। ਉਨ੍ਹਾਂ ਨੇ ਤੌਅ ਉਮਰ ਮੇਰਾ ਨਾਮ ਨਹੀਂ ਲਿਆ ਜੀ। “ਕਵੀ ਜੀ” ਕਿਹਾ ਕਰਦੇ ਸਨ ਮੈਨੂੰ। ਮੇਰਾ ਇਹੋ ਨਾਮ ਚੱਲ ਪਿਆ ਸੀ ਅੰਮ੍ਰਿਤਸਰ। ਕਵੀ ਜੀ ਦਾ ਮਤਲਬ ਲਕਸ਼ਵੀਰ ਸਿੰਘ ਤੋਂ ਬਿਨਾਂ ਹੋਰ ਕੋਈ ਨੀ ਹੁੰਦਾ ਸੀ।”

ਪਹਿਲੇ ਦਿਨ ਉਪਰ-ਲਿਖਤ ਗੱਲਾਂ ਦਾ ਅੰਸ਼ਿਕ ਬਿਉਰਾ ਹੈ। ਅਫ਼ਸੋਸ ਕਿ ਮੈਂ ਆਵਾਜ਼ ਰਿਕਾਰਡ ਕਰਨ ਦੀ ਮਸ਼ੀਨ ਕਿਉਂ ਨਾ ਖਰੀਦ ਕੇ ਲੈ ਗਿਆ। ਮੈਂ ਕਿਨੇ ਕੁ ਨੋਟਸ ਲੈ ਸਕਦਾ ਸਾਂ? ਰੱਬ ਦਾ ਕਰ ਕਿ ਕਾਵੀ ਕੁਝ ਮੈਨੂੰ ਫਟਾਫਟ ਯਾਦ ਹੁੰਦਾ ਰਹਿੰਦੈ ਤੇ ਦੇਰ ਤਕ ਯਾਦ ਰਹਿ ਜਾਂਦੈ। ਫਿਰ ਵੀ। ਅਣਮੋਲ ਮੋਤੀ ਇਕ ਵੀ ਸੱਜੇ ਖੱਬੇ ਗਿਰਨਾ ਨਹੀਂ ਚਾਹੀਦਾ। ਅਗੋਂ ਨੂੰ ਖਿਆਲ ਰੱਖਾਂਗਾ। ਪਹਿਲੀ ਸ਼ਾਮ ਉਨ੍ਹਾਂ ਦੱਸ ਦਿਤਾ ਸੀ– “ਬੁੱਢਿਆਂ ਦਾ ਕਾਰਦਾ ਟਾਈਮ ਟੇਬਲ। ਜਦੋਂ ਨੀਦ ਖੁੱਲ੍ਹੀ, ਮਹਾਰਾਜ ਨੂੰ ਯਾਦ ਕੀਤਾ। ਬੀਤੇ ਸਮੇਂ ਦਾ ਸਿਮਰਨ ਵੀ ਹੁੰਦੈ। ਕੌਣ ਬਚ ਸਕਦੈ ਇਸਤੋਂ? ਤੁਸੀਂ ਮੈਨੂੰ ਦਸੋ ਪ੍ਰਫੈਸਰੋ ਕਿ ਭੁਤ ਕਿਸਨੂੰ ਨਹੀਂ ਚਿਬੜਿਆ ਹੋਇਆ, ਇਸ ਤੋਂ ਫੁਟਕਾਰਾ ਕੇਵਲ ਬਾਬਾ ਜੀ ਦਾ ਨਾਮ ਦਿਵਾ ਸਕਦਾ ਹੈ। ਫਿਰ ਉਸਦਾ ਨਾਮ ਲੈਣ ਲੱਗ ਜਾਨਾ। ਮਾਲਾ ਫੋਰਨੀ -ਰੂ ਕੀਤੀ। ਕਈ ਸਾਲ ਇਹ

ਕੰਮ ਕਰਦਾ ਰਿਹਾ। ਜਿਸ ਉਗਲ ਵਿਚ ਮਾਲਾ ਲਟਕਦੀ ਸੀ, ਇਕ ਦਿਨ, ਨਾ ਕੋਈ ਗੱਲ ਨਾ ਕਹਾਣੀ, ਦੀਵਾਨ ਤੋਂ ਉਠਣ ਲੱਗਾ ਤਾਂ ਕੀ ਪਤਾ ਕਿਵੇਂ ਇਸ ਇਕੋ ਉਗਲ ਤੇ ਇਉਂ ਵਜ਼ਨ ਆਇਆ ਕਿ ਪੋਟਾ ਟੁੱਟ ਗਿਆ। ਹੁਣ ਵੀ ਇਹ ਪੋਟਾ ਮੁੜਦਾ ਨਹੀਂ। ਮਹਾਰਾਜ ਨੂੰ ਗਿਣਤੀਆਂ ਪਸੰਦ ਨਹੀਂ ਨਾਂ? ਉਹੀ ਉਗਲ ਤੋੜੀ ਜਿਹੜੀ ਮਾਲਾ ਰਾਹੀਂ ਗਿਣਤੀਆਂ ਕਰਦੀ ਸੀ। ਬਚਪਨ ਵਿਚ ਮੈਂ ਗਿਣਤੀ ਤੋਂ ਨਾਬਰ ਹੋਇਆ, ਬੁਢੇ ਵਾਰੇ ਨਾਮ ਦੀ ਗਿਣਤੀ ਕਰਨ ਲੱਗਾ। ਸਾਡੇ ਬਾਬੇ ਕਲਗੀਧਰ ਨੂੰ ਪਖੰਡ ਠੀਕ ਨਹੀਂ ਲਗਦਾ। ਉਹ ਤਾਂ ਗੁੱਟ ਤੋੜ ਸਕਦਾ ਸੀ। ਉਸ ਹਿਸੇ ਨੂੰ ਸਜ਼ਾ ਦਿਤੀ ਜਿਥੇ ਮਾਲਾ ਲਟਕੀ।

“ਇਕ ਕੁੜੀ ਦੁਧ ਦੇ ਮੱਟ ਲਈ ਬੈਠੀ ਸੀ ਤਾਂ ਖਰੀਦਾਰ ਜੁਆਨ ਆਇਆ ਤੇ ਆਪਣਾ ਬਰਤਨ ਉਸ ਅਗੇ ਰੱਖਿਆ। ਕੁੜੀ ਨੇ ਕਈ ਕਟੋਰੀਆਂ ਦੁਧ ਪਾ ਦਿਤਾ। ਜੁਆਨ ਨੇ ਪੁੱਛਿਆ – ਕਿੰਨਾ ਦੁਧ ਪਾਇਆ? ਕੁੜੀ ਬੋਲੀ, ਪਤਾ ਨਹੀਂ ਮੁੰਡੇ ਨੇ ਫੇਰ ਪੁਛਿਆ, ਕਿੰਨੇ ਪੈਸੇ ਹੋ ਗਏ? ਕੁੜੀ ਨੇ ਕਿਹਾ – ਪਤਾ ਨਹੀਂ ਮੁੰਡੇ ਨੇ ਪੁੱਛਿਆ – ਹੋਰ ਪਤਾ ਕਿਸ ਨੂੰ ਹੈ? ਤੈਨੂੰ ਕਿਉਂ ਪਤਾ ਨੀ? ਕੁੜੀ ਬੋਲੀ – ਜਿਸ ਨੂੰ ਪਿਆਰ ਕਰਦੇ ਹੋਈਏ ਉਸ ਨਾਲ ਹਿਸਾਬ ਕਿਤਾਬ ਨੀ ਕਰੀਦਾ।”

ਪਾਠਕੋ, ਮੈਨੂੰ ਫਾਰਸੀ ਦੇ ਅਲਿਫ਼ ਬੇ ਦਾ ਪਤਾ ਨਹੀਂ। ਗੁਰਮੁਖੀ ਅੱਖਰਾਂ ਵਿਚ ਜਿਵੇਂ ਆਪ ਮੁਹਾਰੇ ਜ਼ਫਰਨਾਮਾ ਤੇ ਭਾਈ ਨੰਦ ਲਾਲ ਯਾਦ ਹੋਈ ਜਾਂਦੇ ਹਨ, ਇਸ ਤਰਾਂ ਮੈਂ ਮੁਨਾਜ਼ਾਤਿ ਬਾਮਦਾਦੀ ਦਾ ਲਗਾਤਾਰ ਪਾਠ ਕਰਦਾ ਰਿਹਾ। ਦੋ ਥਾਵਾਂ ਤੇ ਮੈਨੂੰ ਲੱਗਾ ਜਿਵੇਂ ਵਜ਼ਨ ਵਿਚ ਨੁਕਸ ਹੈ। ਨਿਸ਼ਾਨੀ ਲਾ ਲਈ। ਤਾਰਿਕ ਸਾਹਿਬ ਨਾਲ ਗੱਲ ਕੀਤੀ। ਉਨ੍ਹਾਂ ਨੇ ਚਾਰ ਸ਼ਿਅਰਾਂ ਤੇ ਨਿਸ਼ਾਨੀਆਂ ਲਾਈਆਂ ਹੋਈਆਂ ਸਨ ਜਿਨ੍ਹਾਂ ਵਿਚ ਮੇਰੇ ਵਾਲੇ ਦੋ ਸ਼ਿਅਰ ਵੀ ਸਨ। ਇਹ ਕਹਿਣ ਦੀ ਹਿੰਮਤ ਨਹੀਂ ਸੀ ਕਿ ਸਾਨੂੰ ਤੁਹਾਡੇ ਸ਼ਿਅਰਾਂ ਵਿਚ ਗਲਤੀਆਂ ਦਿਸੀਆਂ। ਤਾਰਿਕ ਨੇ ਕਿਹਾ – ਗੁਰੂ ਕੁਛ ਏਕ ਅਸ਼ੁਆਰ ਹਮਸੇ ਠੀਕ ਤਰਹ ਪੜ੍ਹੇ ਨਹੀਂ ਜਾ ਰਹੇ। ਕਿਸ ਤਰ੍ਹਾਂ ਇਨ ਕੇ ਪੜ੍ਹੇ? ਉਨ੍ਹਾਂ ਨੇ ਨਿਸ਼ਾਨੀਆਂ ਵਾਲੇ ਸ਼ਿਅਰ ਪੜ੍ਹੇ ਤਾਂ ਭਾਈ ਸਾਹਿਬ ਹੱਸ ਪਏ। ਕਿਹਾ – ਪੁੱਛੋਸਰੋ ਏਨੀ ਲਿਹਾਜ਼ ਦੀ ਲੋੜ ਨੀ ਏਥੇ। ਸਿਧੀ ਤਰ੍ਹਾਂ ਕਹੋ ਵਜ਼ਨ ਠੀਕ ਨੀ। ਮੈਨੂੰ ਪਤੈ ਕਿਥੇ ਕਿਥੇ ਗੜਬੜ ਹੋਈ। ਤੁਸੀਂ ਚਾਰ ਨਿਸ਼ਾਨੀਆਂ ਲਾਈਆਂ ਨੇ ਬਸ। ਦਰਜਣ ਕੁ ਗਲਤੀਆਂ ਹੈਗੀਆਂ। ਬੰਦਿਸ਼ ਬਣੀ ਨਾ। ਬੜੀ ਤਾਕਤ ਲਾਈ। ਨਾ ਕਿਤੇ ਕਿਤੇ, ਤੁਸੀਂ ਨੋਟ ਕੀਤਾ ਹੋਣੈ, ਬੰਦਿਸ਼ ਠੀਕ ਕਰਨ ਲਈ ਮੈਂ ਅਰਬੀ ਦੇ ਅਲਫ਼ਾਜ਼ ਵਰਤੇ। ਇਹ, ਗੁਜਰਾਤੀ ਹੈ। ਅਰਬੀ ਅਰਬੀ ਹੈ, ਫਾਰਸੀ ਫਾਰਸੀ। ਦੋਹਾਂ ਦਾ ਕੋਈ ਮੇਲ ਨਹੀਂ ਪਰ ਅਣਸਰਦੇ ਨੂੰ ਇਹ ਕੰਮ ਕੀਤਾ। ਹੁਣ ਦੇਖਦਾਂ ਭਲਾ ਜੇ ਠੀਕ ਹੋ ਜਾਣ। ਮਿਹਨਤ ਕਰਾਂਗਾ ਇਕ ਵਾਰ ਫੇਰ। ਮੈਂ ਇਕ ਵਾਰ ਆਗਰੇ ਗਿਆ। ਉਥੇ ਤਾਜ-ਮਹਿਲ ਦੇ ਸੰਗਮਰਮਰੀ ਮਾਡਲ ਵਿਚ ਰਹੇ ਸਨ। ਬਹੁਤ ਪੁਰਾਣੇ ਦਿਨਾਂ ਦੀ ਗੱਲ ਹੈ 1932 ਦੀ। ਇਕ ਥਾਂ ਬਹੁਤ ਜ਼ਿਆਦਾ ਸੁਹਣੇ ਮਾਡਲ ਦੇਖੇ। ਕੀਮਤ ਪੁਛੀ। ਰੁਪਈਏ ਤੋਂ ਘੱਟ ਕੋਈ ਨਹੀਂ ਮੈਂ ਦੇਖਦਾ ਰਿਹਾ। ਇਕ ਮਾਡਲ ਪਸੰਦ ਆਇਆ। ਪੈਸੇ ਥੋੜੇ ਘੱਟ ਕਰਨ ਲਈ ਕਿਹਾ। ਦੁਕਾਨਦਾਰ ਮੰਨਿਆ ਨਾਂ। ਮੈਂ ਮਾਡਲ ਨੂੰ ਹੱਥ ਵਿਚ ਫੜੀ ਧਿਆਨ ਨਾਲ ਦੇਖਿਆ ਤਾਂ ਇਕ ਥਾਂ ਤੇ ਤਰੇੜ ਦਿੱਸੀ। ਕਿਹਾ – ਇਹ ਮਾਡਲ ਤਾਂ ਬਾਰਾਂ ਆਨਿਆਂ ਦਾ ਦੇ ਦੇਹ, ਇਸ ਵਿਚ ਤਰੇੜ ਆਈ ਹੋਈ ਹੈ। ਦੁਕਾਨਦਾਰ ਨੇ ਕਿਹਾ – ਦਿਖਾਉ। ਮੈਂ ਤਰੇੜ ਦਿਖਾਈ ਤਾਂ ਉਸਨੇ ਮਾਡਲ ਜੋਰ ਨਾਲ ਪੱਥਰ ਤੇ ਮਾਰਕੇ ਕੰਕਰ ਸਮੇਟਿਆਂ ਕਿਹਾ – ਮਾੜੀ ਚੀਜ਼ ਦੇ ਬਾਰਾਂ ਆਨੇ ਵੀ ਨਹੀਂ ਵਟਾਂਗਾ। ਇਥੇ ਖਰਾ ਸੌਦਾ ਹੁੰਦਾ ਹੈ ਜੀ। ਸੌਦੇਬਾਜ਼ੀ ਕਰਨੀ ਹੈ, ਹੋਰ ਬਥੇਰੀਆਂ ਥਾਵਾਂ ਨੇ ਗੁਰੂ ਉਦੋਂ ਦਾ ਮੇਰਾ ਦਿਲ ਕਰਦਾ ਹੁੰਦੈ ਜਿਸ ਸ਼ਿਅਰ ਵਿਚ ਤਰੇੜ ਹੈ ਉਸ ਨੂੰ ਪੱਥਰ ਉਪਰ ਮਾਰਾਂ। ਮੇਰੇ ਨਾਲੋਂ ਤਾਂ ਪੱਥਰਘਾੜਾ ਕਾਰੀਗਰ ਚੰਗਾ, ਨੁਕਸਦਾਰ ਚੀਜ਼ ਤੋੜਨ ਦਾ ਦਰੇਗ ਨਹੀਂ ਕਰਦਾ। ਰਹਿ ਗਈਆਂ ਖਾਮੀਆਂ ਨੂੰ ਦੂਰ ਕਰਨ ਦਾ ਯਤਨ ਕਰਾਂਗਾ। ਤਰਜਮਾ ਦਰੁਸਤ ਤਾਂ ਹੈ, ਚੁਸਤ ਵੀ ਹੋਵੇ। ਲਾ ਦਿਆਂਗਾ ਮਗ਼ਜ਼ੀ। ਗੋਟਾ ਸਲਮਾ ਸਿਤਾਰਾ ਲੱਗਣਾ ਚਾਹੀਦਾ ਹੈ। ਮਾਲਕ ਨੂੰ ਜੇ ਪੁਸ਼ਾਕ ਪਸੰਦ ਨਾ ਆਈ ਫਿਰ ਮਿਹਨਤ ਕੀਤੀ ਗਈ ਨਾ ਬੇਕਾਰ? ਜਪੁਜੀ ਦਾ ਮਾਲਕ ਹਾਰ ਸ਼ਿੰਗਾਰ ਨੂੰ ਉਜ ਬੇਕਾਰ ਸਮਝਦਾ ਹੈ। ਉਹ ਜੇ ਮਰਜੀ ਕਰੇ, ਆਪਾਂ ਉਹੋ ਕਰਾਂਗੇ ਜਿਠੇ ਕੁ ਆਪਾਂ ਹੈਗੇ ਆਂ। ਦੇਖਦੇਆਂ ਕੀ ਬਣਦੈ।

ਕੋਈ ਕੋਈ ਕਾਫੀਆਂ ਬੜਾ ਤੰਗ ਕਰਦਾ ਹੁੰਦੈ। ਦਰੁਸਤ ਈ ਨੀ ਹੋਣ ਵਿਚ ਆਉਂਦਾ। ਸਾਡੇ ਵੇਲੇ ਦੇ ਸ਼ਾਇਰ ਇਹੋ ਜਿਹੇ ਸ਼ਿਅਰ ਵੀ ਕਿਹਾ ਕਰਦੇ ਸਨ :

ਕੋਈ ਇਹੋ ਜਿਹਾ ਕਾਫੀਆ ਤੂੰ ਘੜ ਮਾਮਦੀਨਾ।  
ਜੀਹਦੇ ਵਿਚ ਸ਼ਾਇਰ ਖੁਦ ਜਾਏ ਅੜ ਮਾਮਦੀਨਾ।

ਖੂਬ ਹੱਸੇ। ਅੱਜ ਕੱਲ੍ਹ ਹੈਗੇ ਇਹੋ ਜਿਹੇ ਮਾਮਦੀਨ ਕਿ ਨਹੀਂ? ਉਨ੍ਹਾਂ ਨੇ ਪੁੱਛਿਆ। ਮੈਂ ਕਿਹਾ – ਇਸ ਮਾਮਦੀਨ ਨੇ ਤਾਂ ਆਪਣੀ ਬਕਾਵਟ ਲਾਹ ਦਿਤੀ। ਹੁਣ ਦੇ ਮਾਮਦੀਨ ਇਹੋ ਜਿਹੇ ਖੁਸ਼ ਮਜ਼ਾਜ਼ ਨਹੀਂ ਅਜੋਕੀ ਸ਼ਾਇਰੀ ਉਤੇ ਨਾ ਹਾਸਾ ਆਏ ਨਾ ਰੋਣਾ।

ਫਿਰ ਕਹਿਣ ਲੱਗੇ – ਪਰ ਇਥੇ ਕਹਾਣੀ ਹੋਰ ਹੈ। ਇਥੇ ਜਪੁ ਜੀ ਸਾਹਿਬ ਹੈ। ਮੈਂ ਆਪਣੇ ਆਪ ਨੂੰ ਧਰਵਾਸ ਦਿਤਾ ਕਿ ਨੰਬਰ ਇਕ, ਜਿਸ ਮਹਾਰਾਜ ਦੀ ਇਹ ਬਾਣੀ ਹੈ, ਉਸ ਨੂੰ ਸ਼ਿਅਰ ਦੀ ਬੰਦਿਸ਼ ਦਾ ਖਿਆਲ ਨਹੀਂ, ਉਹ ਇਸ ਗਲੋਂ ਬੇਪਰਵਾਹ ਹੈ। ਦੂਜੀ ਗੱਲ ਇਹ ਕਿ ਵਜ਼ਨ ਠੀਕ ਕਰਦਾ ਕਰਦਾ ਮੈਂ ਫੇਰ ਅਰਬ ਤੋਂ ਦੂਰ ਚਲਾ ਜਾਂਦਾ। ਅਰਬ ਮੇਰੇ ਲਈ ਪਹਿਲਾਂ ਹੈ ਵਜ਼ਨ ਬਾਦ ਵਿਚ। ਮੈਨੂੰ ਪਤੈ ਬਾਬਾ ਜੀ ਦੇ ਬੋਲਾਂ ਲਈ ਸੁਰਖੀਆਂ ਬੰਦੀਆਂ ਦੀ ਕੋਈ ਲੋੜ ਨੀ। ਫੇਰ ਵੀ। ਹੁਣ ਮੈਂ ਤਾਕਤ ਲਾਵਾਂਗਾ। ਕੀ ਪਤਾ ਠੀਕ ਹੋ ਜਾਣ ਸ਼ਿਅਰ। ਦੇਖੋ ਸਾਫ਼ ਗੱਲ ਐ। ਮੈਂ ਸ਼ੀਸ਼ੇ ਦਾ ਗਲਾਸ ਬਣਾ ਲਿਆ। ਉਸ ਦੀ ਵਰਤੋਂ ਕਰਦਾ ਹਾਂ। ਇਛਾ ਹੈ ਕਿ ਬਲੋਰ ਦਾ ਗਲਾਸ ਬਣੇ। ਯਤਨ ਕਰਾਂਗਾ। ਪਰ ਜਦੋਂ ਤੱਕ ਬਲੋਰ ਦਾ ਗਲਾਸ ਨੀ ਬਣਦਾ ਉਦੋਂ ਤੱਕ ਸ਼ੀਸ਼ੇ ਦਾ ਗਲਾਸ ਤਾਂ ਨਹੀਂ ਨਾ ਤੋੜਨਾ ਚਾਹੀਦਾ। ਠੀਕ ਹੈ ਕਿ ਗਲਤ ਪੁੱਛੋਸਰੋ? ਤਾਂ ਵੀ, ਮੈਂ ਕਾਫੀਏ ਦਾ ਖੂਨ ਕਰਾਂਗਾ, ਖਿਆਲ ਦਾ ਨਹੀਂ। ਗੁਰੂ ਮੇਰਾ ਕਾਫੀਆ ਹੈ, ਗੁਰੂ ਮੇਰਾ ਰਦੀਫ਼। ਗੁਰੂ ਮੇਰਾ ਵਜ਼ਨ ਹੈ, ਗੁਰੂ ਮੇਰੀ ਤਸ਼ਬੀਹ। ਗੁਰੂ ਬਾਬਾ ਚਾਹੀਦਾ ਹੈ ਮੈਨੂੰ ਕੇਵਲ। ਉਸ ਵਿਚ ਕਾਇਨਾਤ ਦੀ ਪੂਰੀ ਸੁੰਦਰਤਾ ਮੌਜੂਦ ਹੈ। ਜਿਸ ਕਲਮ ਵਿਚ ਗੁਰੂ ਦਾ ਜ਼ਿਕਰ ਨਹੀਂ, ਉਸ ਸ਼ਾਇਰੀ ਦਾ ਸੁਹੱਪਣ ਕੋਠੇਵਾਲੀ ਦਾ ਸੁਹੱਪਣ ਹੈ ਜੋ ਅਣਗਿਣਤ ਵਾਰ ਲੱਜਿਤ ਹੋਏਗਾ ਤੇ ਲੱਜਿਤ ਕਰੇਗਾ।

“ਮੇਰਾ ਦੇਸਤ ਹੁੰਦਾ ਸੀ ਨਾਭੇ, ਸੱਯਦ ਇਜ਼ਹਾਰ ਹੁਸੈਨ। ਸਫੈਦ ਲਿਬਾਸ ਪਹਿਨਿਆਂ ਕਰਦਾ ਸੀ। ਸਫੈਦ ਟੋਪੀ, ਸਫੈਦ ਅਚਕਨ, ਸਫੈਦ ਚੂੜੀਦਾਰ ਪਜਾਮਾ, ਸਫੈਦ ਜੁੱਤੀ ਤੇ ਜੁਰਾਬਾਂ, ਹੱਥ ਵਿਚ ਸਫੈਦ ਰੁਮਾਲ। ਨਮਾਜ਼ੀ ਸੀ। ਸੰਤਾਲੀ ਵਿਚ ਦੰਗਾਕਾਰੀਆਂ ਹੱਥੋਂ ਕਤਲ ਹੋ ਗਿਆ। ਉਸ ਦਿਨ ਤੋਂ ਲੈ ਕੇ ਅੱਜ ਤੱਕ ਮੈਂ ਸਫੈਦ ਵਸਤਰ ਨਹੀਂ ਪਹਿਨਿਆਂ। ਕਿੰਨੀਆਂ ਫੋਟੋਆਂ ਨੇ ਇਸ ਕਮਰੇ ਵਿਚ ਪੁਰਾਣੀਆਂ ਦੇਖ ਲਊ ਜੇ ਕਿਤੇ ਸਫੈਦ ਕੱਪੜਾ ਹੋਵੇ। ਉਹ ਚਲਾ ਗਿਆ ਮੇਰੇ ਕੋਲੋਂ, ਤਾਂ ਮੈਂ ਵੀ ਚਲਾ ਗਿਆ। ਮੈਂ ਕਿਹੜਾ ਇਥੇ ਆਂ ਹੁਣ? ਨਹੀਂ ਹਾਂ ਮੈਂ ਇਥੇ। ਅਪਣੇ ਵਿਆਹ ਵਕਤ ਨਵੇਂ ਕੱਪੜੇ ਨੀ ਸਿਲਾਏ ਮੈਂ ਜੇ ਹੁਸੈਨ ਹੁੰਦਾ ਫੇਰ ਦੋ ਜੋੜੇ ਨਵੇਂ ਸਿਲਾਉਂਦਾ, ਇਕ ਉਸ ਲਈ ਦੂਜਾ ਆਪਣੇ ਲਈ। ਉਸ ਦੇ ਖਾਨਦਾਨ ਦੀਆਂ ਮੈਂ ਛੇ ਕੁੜੀਆਂ ਬਚਾ ਲਈਆਂ ਤੇ ਤੁਰ ਪਿਆ ਲੈਕੇ ਉਨ੍ਹਾਂ ਨੂੰ ਲਾਹੌਰ ਵੱਲ। ਰਸਤੇ ਵਿਚ ਖੂਨ ਨਾਲ ਲਬਥਥ ਸਿਖਾਂ ਦੇ ਕਾਫਲੇ ਮੈਨੂੰ ਉਧਰ ਜਾਣ ਤੋਂ ਵਰਜਦੇ, ਆਖਦੇ ਮੁਸ਼ਕਲ ਨਾਲ ਥੋੜੇ ਕੁ ਬਚ ਕੇ ਆਏ ਹਾਂ। ਮੇਰੇ ਉਪਰ ਕੋਈ ਪਾਗਲ ਧੁਨ ਸਵਾਰ ਸੀ। ਮੈਂ ਲਾਹੌਰ ਸਲਾਮਤ ਪੁੱਜ ਕੇ ਰਿਸ਼ਤੇਦਾਰਾਂ ਦੇ ਘਰੀਂ ਕੁੜੀਆਂ ਪੁਚਾ ਦਿਤੀਆਂ। ਅਖਬਾਰਾਂ ਵਿਚ ਮੇਰੀ ਚਰਚਾ ਹੋਈ। ਮੁਸਲਮਾਨ ਭਾਰੀ ਗਿਣਤੀ ਵਿਚ

ਆ ਆ ਮਿਲਦੇ। ਲਾਹੌਰ ਦਾ ਡੀ. ਸੀ. ਆ ਗਿਆ। ਕਹਿਣ ਲੱਗਾ – ਕਿੰਨੇ ਦਿਨ ਰਹੋਗੇ ਸਰਦਾਰ ਜੀ ਲਾਹੌਰ ਵਿਚ? ਮੈਂ ਕਿਹਾ, ਇਕ ਮਹੀਨਾ ਘੱਟੋ ਘੱਟ। ਵਾਧੂ ਜਿੰਨਾ ਚਿਰ ਤੁਸੀਂ ਰੱਖ ਸਕੋ। ਇਹ ਇਕ ਅਗਸਤ 1947 ਦੀ ਗੱਲ ਹੈ। ਕਹਿਣ ਲੱਗਾ – ਦੋ ਹਫ਼ਤੇ ਰਹਿ ਲਵੋ। ਮੈਂ ਕਿਹਾ – ਨਹੀਂ। ਮਹੀਨਾਂ ਰਹਾਂਗਾ। ਉਹ ਹੱਸ ਪਿਆ ਤੇ ਜਾਂਦਾ ਹੋਇਆ ਕਹਿਣ ਲੱਗਾ— ਚੰਗਾ ਇਕ ਦਿਨ ਤੁਹਾਡੇ ਨਾਲ ਮੈਂ ਵੀ ਲਾਹੌਰ ਦੇਖਾਂਗਾ।

“ਉਹ 14 ਅਗਸਤ ਨੂੰ ਕਾਰਾਂ ਦਾ ਕਾਫ਼ਲਾ ਲੈ ਕੇ ਆ ਗਿਆ। ਮੈਂ ਬੈਠ ਗਿਆ। ਉਹ ਵਾਹਘਾ ਬਾਰਡਰ ਪਾਰ ਕਰਵਾ ਕੇ ਖੁਦਾ ਹਾਫ਼ਿਜ਼ ਆਖ, ਪਰਤ ਗਿਆ। 15 ਅਗਸਤ ਨੂੰ ਦੋਵਾਂ ਦੇਵਾਂ ਦੇ ਬਾਰਡਰ ਸੀਲ ਹੋ ਗਏ। ਤਾਰਿਕ ਸਾਹਿਬ, 26 ਸਾਲ ਮੈਂ ਈਦ ਦੇ ਦਿਨ ਈਦਗਾਹ ਵਿਚ ਨਮਾਜ਼ ਅਦਾ ਕਰਨ ਗਿਆ ਕਿਉਂਕਿ ਹੁਸੈਨ ਜਾਇਆ ਕਰਦਾ ਸੀ। ਉਹ ਨਹੀਂ ਤਾਂ ਕੀ? ਮੈਂ ਜੁ ਹਾਂ ਉਸ ਦੀ ਥਾਂ। ਇਹ ਅਰਜ਼ ਕਰਦਾ ਹੁੰਦਾ ਸਾਂ ਪਰਵਰਦਗਾਰ ਅੱਗੇ ਕਿ ਮੇਰੀ ਨਮਾਜ਼ ਦਾ ਸਿਲਾ ਮੇਰੇ ਇਜ਼ਹਾਰ ਹੁਸੈਨ ਨੂੰ ਮਿਲੇ।

ਨੀਲੇ ਦੇ ਸਵਾਰ ਦਾ ਜ਼ਿਕਰ ਕਰਦਿਆਂ ਕਹਿਣ ਲੱਗੇ— ਕਿਸੇ ਤਕੜੇ ਸ਼ਾਹ ਨੂੰ ਪੁੱਛੋ ਕਿ ਕਿੰਨੇ ਪੈਸੇ ਨੇ ਬਈ ਤੇਰੇ ਕੋਲ? ਉਹ ਕਹੇਗਾ— ਮੈਨੂੰ ਕੀ ਪਤਾ। ਮੇਰੇ ਮੁਨੀਮ ਨੂੰ ਪੁੱਛੋ। ਇਉਂ ਹੁੰਦੈ। ਬਾਦਸ਼ਾਹ ਕੀ ਜਾਣਨ ਲੈਣਦਾਰੀਆਂ ਦੇਣਦਾਰੀਆਂ? ਆਪਾਂ ਛੋਟੇ ਮੋਟੇ ਮੁਨੀਮ ਬਸਤੇ ਜਿਹੇ ਚੁਕੀ ਫਿਰਦੇ ਹਾਂ ਜਿਵੇਂ ਸਾਨੂੰ ਉਸ ਦੇ ਖਜਾਨੇ ਦਾ ਲੇਖਾ ਕਰਨਾ ਆਉਂਦੈ। ਫ਼ਜ਼ੂਲ ਹੈ ਇਹ ਦਾਅਵਾ। ਲੇਖਾ ਕੋਈ ਨੀ ਕੀਤਾ ਆਪਾਂ ਉਹਦਾ। ਗੁਣ ਗਾਏ ਹੱਸ ਕੇ। ਗੁਣ ਗੁਣਾਉਣ ਲੱਗੇ:

ਦਿਨ ਕੇ ਕੁਛ ਫਿਕਰਿ ਸੁਖਨ ਜ਼ਿਕਰਿ ਖੁਦਾ ਕਰਤਾ ਹੂੰ  
ਰਾਤ ਕੇ ਦਰਦ ਭਰੇ ਗੀਤ ਸੁਨਾ ਕਰਤਾ ਹੂੰ।

ਕਿਧਰੇ ਖਾਤਰਦਾਰੀ ਵਿਚ ਕਸਰ ਰਹਿ ਜਾਏ ਭਾਈਓ ਤਾਂ ਬੁਰਾ ਨਾ ਮਨਾਉਣਾ। ਫਕੀਰਾਂ ਦੀ ਨਿਗਾਹ ਅਸਮਾਨੋ ਪਾਰ ਹੁੰਦੀ ਹੈ ਕਿਧਰੇ ਦੂਗ ਤੁਰਿਆ ਜਾਂਦਾ ਫਕੀਰ ਰੋੜੇ ਤੋਂ ਤਿਲਕ ਕੇ ਡਿਗੇ ਤਾਂ ਹੱਸੇ ਨਾਹ। ਉਸਦੀ ਨਿਗਾਹ ਧਰਤੀ ਤੇ ਹੈ ਈ ਨੀ ਜਦੋਂ, ਫਿਰ ਰੋੜਾ ਕਿਥੇ ਦਿਸਦਾ?

ਭਾਈ ਨੰਦ ਲਾਲ ਜੀ ਨੇ ਗੁਰੂ ਦੀ ਉਸਤਤ ਵਿਚ ਜਿਵੇਂ ਲੰਮੀ ਗਜ਼ਲ— *ਕਾਦਰਿ ਹਰਕਾਰ ਗੁਰੂ ਗੋਬਿੰਦ ਸਿੰਘ। ਬੇਕਸਾਂ ਰਾ ਯਾਰ ਗੁਰੂ ਗੋਬਿੰਦ ਸਿੰਘ* ਰਚੀ ਸੀ ਉਸੇ ਬੰਦਸ਼ ਵਿਚ ਮੈਂ ਲੰਮੀ ਨਜ਼ਮ ਲਿਖੀ—

ਹਸਤ ਜ਼ਿੰਦਾਮੀਰ ਭਾਈ ਵੀਰ ਸਿੰਘ  
ਮੁਨਸਿ ਦਿਲਗੀਰ ਭਾਈ ਵੀਰ ਸਿੰਘ।

ਯੂਨੀਵਰਸਿਟੀ ਵਿਚੋਂ ਛਪੇਗੀ ਤਾਂ ਤੁਹਾਡੀ ਕਿਤਾਬ ਦੀ ਮਹਿਕ ਦੂਰ ਦੂਰ ਤੱਕ ਫੈਲੇਗੀ— ਮੈਂ ਕਿਹਾ।  
ਬੋਲੇ— “ਗੋਸ਼ੇ ਵਿਚੋਂ ਬਾਹਰ ਕੱਢੇਗੇ ਤਾਂ ਬਦਨਾਮ ਹੋਵਾਂਗਾ। ਕਦੀ ਮੋਤੀ ਖੁਦ ਚੱਲ ਕੇ ਦੁਕਾਨ ਵਿਚ ਗਿਆ? ਬਸ ਕੋਈ ਲੈ ਜਾਇਆ ਕਰਦਾ ਹੈ, ਫਿਰ ਮੁੱਲ ਪੈਂਦਾ ਹੈ। ਕੋਈ ਮੁੱਲ ਪਾਉਂਦਾ ਹੈ, ਕੋਈ ਖਰੀਦ ਕੇ ਲੈ ਜਾਂਦੈ। ਮੋਤੀ ਖਾਮੋਸ਼ ਰਹਿਕੇ ਜਗਤ ਤਮਾਸ਼ਾ ਦੇਖਦਾ ਰਹਿੰਦੈ।

“ਅਮੀਰ ਖੁਸਰੋ ਨੇ ਕਿਹਾ ਸੀ— “ਮੈਂ ਦੁੱਧ ਦੰਦਾਂ ਨਾਲ ਕਵਿਤਾ ਲਿਖੀ।” ਦੂਜੀ ਵਾਰ ਇਹ ਗੱਲ ਮੇਰੇ ਤੇ ਵੀ ਲਾਗੂ ਹੋਈ ਮਿੰਤਰੇ। ਸੁਕਰਗੁਜ਼ਾਰ ਹਾਂ ਗੁਰੂ ਮਹਾਰਾਜ ਦਾ। ਜਿਹੜਾ ਬੰਦਾ -ਕਰਾਨਾ ਨੀ ਕਰਦਾ, ਉਹ ਰੋਟੀ ਕਿਉਂ ਖਾਂਦੈ ਫੇਰ? -ਕਰਾਨਾ ਨੀ ਕਰਨਾ ਫੇਰ ਤੂੰ ਰੋਟੀ ਲਈ ਹੱਥ ਨਾ ਫੈਲਾਅ ਭਾਈ।

“ਮੈਂ ਤੁਹਾਨੂੰ ਸਮਸ ਤਬਰੇਜ਼ ਸੁਣਾਇਆ, ਮਨਸੂਰ, ਜੁਨੈਦ, ਬੈਅਜ਼ੀਦ, ਹਾਫ਼ਿਜ਼ ਸ਼ੀਰਾਜ਼ੀ, ਮੌਲਾਨਾ ਰੂਮ, ਸ਼ੇਖ ਸਾਅਦੀ ਤੇ ਅਮੀਰ ਖੁਸਰੋ ਬਾਰੇ ਗੱਲਾਂ ਕੀਤੀਆਂ, ਫਿਰਦੌਸੀ ਤੇ ਉਮਰ ਖਾਮਾਮ ਦਾ ਕਲਾਮ ਸੁਣਾਇਆ। ਮੈਂ ਮੁਰਖਾਂ ਵਾਂਗ ਇਉਂ ਗੱਲਾਂ ਕਰਦਾ ਰਿਹਾ ਜਿਵੇਂ ਤੁਹਾਨੂੰ ਕੁੱਝ ਪਤਾ ਈ ਨਾ ਹੋਵੇ। ਗੁਜ਼ਤਾਖ ਹਾਂ ਜੀ। ਤੁਸੀਂ ਸਭ ਕੁਝ ਪੜ੍ਹਿਆ ਹੋਇਐ ਫੇਰ ਵੀ ਇਸ ਬੁਢੇ ਨੂੰ ਦੇਰ ਤਕ ਸੁਣਦੇ ਰਹੋ। ਤੁਸੀਂ ਕਿੰਨੇ ਮਿਹਰਬਾਨ ਹੋ।

ਤਾਰਿਕ ਨੂੰ ਕਿਹਾ— “ਸੁਣਾਓ ਕੋਈ ਆਇਤ। ਤਾਰਿਕ ਸਾਹਿਬ ਨੇ ਅੱਖਾਂ ਨੀਵੀਆਂ ਕੀਤੀਆਂ, ਕੁੱਝ ਦੇਰ ਖਾਮੋਸ਼ ਰਹੇ, ਫਿਰ ਇਕ ਆਇਤ ਪੜ੍ਹੀ। ਭਾਈ ਸਾਹਿਬ ਨੇ ਕਿਹਾ ਪਹਿਲਾਂ ਬਿਸਮਿੱਲਾ ਕਿਉਂ ਨਹੀਂ ਪੜ੍ਹਿਆ? ਇਹ ਤਾਂ ਬਿਅਦਬੀ ਹੈ। ਤਾਰਿਕ ਨੇ ਕਿਹਾ – ਦਿਲ ਵਿਚ ਪਹਿਲਾਂ ਬਿਸਮਿੱਲਾ ਪੜ੍ਹਿਆ ਸੀ। ਫਿਰ ਆਇਤ ਪੜ੍ਹੀ, ਕਿਉਂਕਿ ਹੁਕਮ ਤੁਸੀਂ ਆਇਤ ਪੜ੍ਹਣ ਦਾ ਦਿਤਾ ਸੀ। ਤਾਰਿਕ ਦੁਆਰਾ ਪੜ੍ਹੀ ਆਇਤ ਦਾ ਭਾਈ ਸਾਹਿਬ ਨੇ ਉਚਾਰਨ ਦਰੁਸਤ ਕਰਦਿਆਂ ਕਿਹਾ – ਕੋਈ ਸ਼ੱਕ ਹੈ ਤਾਂ ਸਾਬਤ ਕਰਾਂ ਕਿ ਮੈਂ ਠੀਕ ਗੱਲ ਦੱਸੀ ਤੁਸਾਂ ਨੂੰ? ਮੇਰੇ ਦਫ਼ਤਰ ਵਿਚ ਇਮਾਮ ਗਜ਼ਾਲੀ ਤੱਕ ਦਾ ਸਭ ਕੁੱਝ ਪਿਆ। ਕੀ ਕਰਾਂ ਤੁਰਿਆ ਨਹੀਂ ਜਾਂਦਾ। ਕੁਰਸੀ ਤੇ ਨੀ ਬੈਠਿਆ ਜਾਂਦਾ। ਬਿਨਾਂ ਲਾਇਬਰੇਰੀ ਦੇ ਕੋਈ ਕੀ ਕਰੇ? ਕਾਗਜ਼ ਕਲਮ ਤੋਂ ਬਗ਼ੈਰ ਹੋਰ ਕੁੱਝ ਕਦੀ ਕੀਤਾ ਈ ਨੀ ਜੀ ਮੈਂ।

“ਨੀਤੀ” ਦਾ ਫੋਨ ਆਇਆ ਸੀ ਪਟਿਆਲਿਉਂ ਕਹਿੰਦੀ ਮਿਲਣੈ। ਮੈਂ ਕਿਹਾ— ਨਾ ਪੀਏ। ਹੋ ਗਏ ਮੇਲੇ ਗੇਲੇ ਬਥੇਗੇ। ਹੁਣ ਆਰਾਮ ਕਰੋ ਮਹਿਲਾਂ ਵਿਚ। ਜ਼ਿੰਦ ਕਰਨ ਲੱਗੀ ਤਾਂ ਮੈਂ ਕਿਹਾ— ਮੇਰੇ ਕੋਲ ਖ਼ਾਨਸਮਾ ਨਹੀਂ। ਰਾਸ਼ਨ ਨਹੀਂ। ਸਰਦੀਆਂ ਵਿਚ ਸ਼ੱਕਰ ਦੀ ਚਾਹ ਪੀਆ ਕਰਦਾਂ। ਸ਼ੱਕਰ ਵੀ ਨਹੀਂ। ਮੁੱਕੀ ਪਈ ਐ। ਆ ਗਈਆਂ ਜੀ। ਤਿੰਨੋ ਧੀਆਂ ਆ ਗਈਆਂ। ਨੀਤੀ, ਉਹਦੀ ਧੀ, ਅੱਗੋਂ ਉਹਦੀ ਧੀ ਯਾਨੀ ਕਿ ਦੋਹਤੀ। ਸ਼ਕਰ ਦੀ ਥੈਲੀ ਪਟਿਆਲਿਉਂ ਈ ਲੈ ਆਈਆਂ। ਖਾਣ ਚੀਜ਼ਾਂ ਵੀ। ਆਪੇ ਚਾਹ ਪਾਣੀ ਪੀਤਾ। ਏਥੀ ਥੈਲੀਆਂ ਸਨ ਜਿਥੇ ਤੁਸੀਂ ਥੈਲੇ ਓ। ਨੀਤੀ ਕਹਿੰਦੀ— ਅਸੀਸ ਲੈਣ ਆਈਆਂ ਜੀ ਤੁਹਾਥੋਂ। ਮੈਂ ਕਿਹਾ— ਨਾ। ਹੁਣ ਨੀ ਅਸੀਸ ਦੇਣੀ। ਤੁਸੀਂ ਆਹ ਜਿਹੜਾ ਕੁਝ ਲੈ ਕੇ ਆਈਆਂ ਓ ਨਾਂ, ਇਹ ਹਜ਼ਾਰ ਕੁ ਦਾ ਹੋਏਗਾ ਨਿਕ ਸੁੱਕਾ। ਹੱਦ ਡੂਢ ਹਜ਼ਾਰ। ਇੰਨਾ ਕੁ ਦੇ ਕੇ ਅਸੀਸਾਂ ਦਸ ਲੱਖ ਦੀਆਂ ਲਿਜ਼ਦੀਆਂ ਰਹੀਆਂ ਤੁਸੀਂ। ਮੈਂ ਤਾਂ ਲੁੱਟਿਆ ਗਿਆ। ਦਿਵਾਲੀਆ ਹੋ ਗਿਆਂ। ਹੁਣ ਨੀ ਅਸੀਸ ਦੇਣ ਜੇਗਾ ਕਿਉਂਕਿ ਬੰਦਗੀ ਨੀ ਕਰ ਹੁੰਦੀ। ਬਦਲੇ ਵਿਚ ਰੱਬ ਦਾ -ਕਰਾਨਾ ਕਰਨਾ ਹੁੰਦੈ ਤਾਂ ਈ ਕਰਜ਼ ਉਤਰਦੈ ਨਾ ਜੀ। ਬਾਹਰ ਕਮਰੇ ਵਿਚ ਮਹਾਰਾਜ ਦਾ ਟਿਕਾਣਾ ਹੈ ਨਾ ਜੀ। ਉਨ੍ਹਾਂ ਨੂੰ ਉਥੇ ਲੈ ਗਿਆ। ਕਿਹਾ— ਇਹ ਸਭ ਤੋਂ ਵੱਡਾ ਬਾਬਾ ਐ। ਏਸ ਬਾਬੇ ਦੀ ਸਮਰੱਥਾ ਅਨੰਤ ਹੈ। ਤੁਹਾਨੂੰ ਇਹਨੇ ਦਿਤਾ ਬੜਾ ਸੀ ਪਟਿਆਲੇ ਵਾਲਿਆਂ ਨੂੰ ਪਰ ਤੁਹਾਨੂੰ ਥਾਂ ਥਾਂ ਫਿਰਨ ਦਾ ਸ਼ੱਕ ਐ। ਕੇਵਲ ਇਹਦੇ ਉਪਰ ਈਮਾਨ ਧਰੀ ਰਖਦੇ ਕਿਤੇ ਨਾਂ ਜਾਂਦੇ, ਤਾਕਤ ਤੁਹਾਡੇ ਕੋਲ ਬੜੀ ਰਹਿਣੀ ਸੀ। ਤੁਸੀਂ ਕਦੀ ਸੱਜੇ ਭੱਜੇ ਕਦੀ ਖੱਬੇ, ਕਦੀ ਉਪਰ ਚੜ੍ਹ ਗਏ

ਕਰਕੇ, ਕਦੀ ਹੇਠਾਂ ਆ ਗਏ। ਬਸ ਇਹ ਕੰਮ ਰਹਿ ਗਿਆ ਇਕ ਦੌੜਨ ਭੱਜਣ ਦਾ। ਉਸ ਇਕ ਪਿਤਾ ਉਪਰ ਆਸਰਾ ਰੱਖੇ। ਭਾਈ ਨੰਦ ਲਾਲ ਨੇ ਫੁਰਮਾਇਆ ਤਾਂ ਸੀ— ਆਨੰਦਪੁਰ ਜਾਓਗੇ ਤਾਂ ਦੇਖੋਗੇ ਅਨੰਦਪੁਰ ਦੀਆਂ ਗਲੀਆਂ ਵਿਚ ਘੁੰਮਦੇ ਹੋਏ ਮੰਗਤੇ, ਬਾਦਸ਼ਾਹੀਆਂ ਵੰਡਦੇ ਫਿਰਦੇ ਹਨ।

“ਮੱਥਾ ਟਿਕਾਇਆ ਅਰਦਾਸ ਕੀਤੀ, ਹੁਕਮਨਾਮਾ ਲਿਆ ਉਨ੍ਹਾਂ ਵਲੋਂ ਲਿਆਂਦੇ ਮੇਵੇ ਵਿਚੋਂ ਰਤਾ ਕੁ ਪ੍ਰਸਾਦ ਦਿਤਾ ਤੇ ਤੋਰੀਆਂ। ਤੁਸੀਂ ਵੀ ਭਾਈਓ ਮੱਥਾ ਟੇਕੋ ਗੁਰੂ ਦਰਬਾਰ ਵਿਚ, ਫਿਰ ਆਪੋ ਆਪਣੇ ਮਹਿਲਾਂ ਵਿਚ ਵਾਪਸ ਜਾਓ ਪਟਿਆਲੇ। ਅਸੀਂ ਵੀ ਤਿਆਰੀਆਂ ਵਿਚ ਹਾਂ। ਕੀ ਪਤਾ ਕਦੋਂ ਸੁਨੇਹਾ ਮਿਲ ਜਾਏ। ਚੰਗੀ ਹੁਣ ਜਾਣਾ ਚਾਹੀਦੇ। ਨਾਲੇ ਮੇਰੀ ਯਾਤਰਾ ਸੌਖੀ ਐ। ਮੈਂ ਕਿਹੜਾ ਭਾਰ ਚੁੱਕਣੈ? ਹੱਡ ਮਾਸ ਦਾ ਭਾਰ ਵੀ ਨਹੀਂ ਨਿਸਚੇ ਨਾਲ ਕਹਿ ਸਕਦਾਂ, ਕਰਮਾਂ ਦੇ ਭਾਰ ਤੋਂ ਸੌ ਫੀ ਸਦੀ ਮੁਕਤ ਆਂ। ਛਮਕਾਂ ਖਾਣ ਲਈ ਫੇਰ ਵੀ ਤਿਆਰ ਆਂ ਕਿਉਂਕਿ ਸੌ ਫੀ ਸਦੀ ਨੰਬਰ ਆਪੇ ਦੇ ਲਏ ਨੇ ਅਪਣੇ ਆਪ ਨੂੰ, ਹਿਸਾਬ ਕਦੇ ਆਇਆ ਨੀ ਸਾਰੀ ਉਮਰ, ਗੱਲਾਂ ਫੀ ਸਦੀਆਂ ਦੀਆਂ ਕਰ ਰਿਹਾਂ।

#### 5. ਮਹਾਰਾਣੀ ਪਟਿਆਲਾ, ਪ੍ਰੀਤ ਕੌਰ ਜੀ

ਪੁੱਛਿਆ — ਤੁਸੀਂ ਕਿੱਥੋਂ ਦੇ ਹੋ ਤਾਰਿਕ ਸਾਹਿਬ ?

- ਜੀ ਮਲੇਰ ਕੋਟਲੇ ਦਾ।
- ਮਲੇਰ ਕੋਟਲੇ ਕਿਸ ਥਾਂ ਤੇ ਰਿਹਾਇਸ਼?
- ਜੀ ਲੁਹਾਰਾਂ ਵਾਲੀ ਗਲੀ।
- ਕਦੋਂ ਜਾਓਗੇ ਮਲੇਰ ਕੋਟਲੇ?
- ਐਤਵਾਰ ਨੂੰ।
- ਅੱਛਾ ਇਹ ਦਸੋ ਇਸੇ ਗਲੀ ਵਿਚ ਰਹਿੰਦੇ ਅਖਤਰ ਪਰਵੇਜ਼ ਦਾ ਕੀ ਹਾਲ ਐ?
- ਬਾਕੀ ਸਭ ਨੀਕ ਐ ਜੀ ਉਨ੍ਹਾਂ ਦੀ ਧੀ ਦਾ ਨਿਕਾਹ ਲੇਟ ਹੋ ਰਿਹੈ। ਕਿਤੇ ਗੱਲ ਸਿਰੇ ਨਹੀਂ ਚੜ੍ਹ ਰਹੀ। ਬੜੇ ਫਿਕਰਮੰਦ ਨੇ।
- ਚੜ੍ਹੇਗੀ ਸਿਰੇ। ਹੁਣ ਮੈਨੂੰ ਤੁਹਾਥੋਂ ਪਤਾ ਲੱਗੈ। ਮੇਰੀ ਇਸ ਨੇਕਬਖ਼ਤ ਧੀ ਦਾ ਨਿਕਾਹ ਕਿਉਂ ਲੇਟ ਹੋਏ? ਮੈਂ ਦੁਆ ਕਰਾਂਗਾ। ਤੁਸੀਂ ਮਲੇਰ ਕੋਟਲੇ ਜਾਓ ਤਾਂ ਇਨ੍ਹਾਂ ਦੇ ਘਰ ਜਾਣਾ। ਹੋਰ ਕੋਈ ਗੱਲ ਨਾ ਕਰਿਉ, ਬਸ ਇਹ ਆਖਿਓ ਕਿ ਚੈਲ ਜਾਕੇ ਆਏ ਆਂ। ਫੇਰ ਬਾਕੀ ਗੱਲਾਂ ਪਰਵੇਜ਼ ਦੇ ਪਰਿਵਾਰ ਤੋਂ ਸੁਣਨੀਆਂ।

ਪਟਿਆਲੇ ਵਾਪਸ ਆ ਕੇ ਬੋਪਾਰਾਇ ਜੀ ਨੂੰ ਫੋਨ ਤੇ ਦੱਸਿਆ ਕਿ ਮੁਲਾਕਾਤ ਕਰਕੇ ਵਾਪਸ ਪਰਤੇ ਹਾਂ। ਦੋ ਕੁ ਗੱਲਾਂ ਸੁਣਾਈਆਂ ਤਾਂ ਕਹਿਣ ਲੱਗੇ— ਕੱਲ੍ਹ ਨੂੰ ਛੁੱਟੀ ਹੈ ਕਿਪਰੇ ਜਾਣਾ ਤਾਂ ਨਹੀਂ? ਮੈਂ ਦੱਸਿਆ— ਕਿਤੇ ਨੀ ਜਾਣਾ। ਬੋਲੇ— ਦਸ ਵਜੇ ਆ ਜਾਇਓ ਆਰਾਮ ਨਾਲ ਸੁਣਾਂਗੇ ਇਸ ਦਾਨਸ਼ਵਰ ਦੀਆਂ ਗੱਲਾਂ। ਉਥੇ ਅਗਲੇ ਦਿਨ ਜੀ. ਐਸ. ਰਿਆਲ, ਤਾਰਿਕ ਕਿਫਾਇਤੁੱਲਾ, ਬਲਦੇਵ ਸਿੰਘ ਸੰਧੂ ਤੇ ਵਾਈਸ ਚਾਂਸਲਰ ਸਾਹਿਬ ਪਹਿਲੋਂ ਬੈਠੇ ਸਨ। ਸਵਾ ਦੋ ਘੰਟੇ ਨਿਰੰਤਰ ਇਸ ਦਰਵੇਸ਼ ਦੀਆਂ ਗੱਲਾਂ ਸੁਣਾਈਆਂ। ਇਉਂ ਲਗਦਾ ਸੀ ਜਿਵੇਂ ਰਹੱਸਮਈ ਪ੍ਰਵਚਨ ਸੁਣਦੇ ਹੋਈਏ। ਬੋਪਾਰਾਇ ਨੇ ਸੰਧੂ ਨੂੰ ਪੁੱਛਿਆ — ਏਡੇ ਸ਼ਖ਼ਸ ਨੂੰ ਕੀ ਦੇ ਸਕਦੇ ਆਂ ਆਪਾਂ? ਸੰਧੂ ਨੇ ਕਿਹਾ— ਯੂਨੀਵਰਸਿਟੀ ਵਿਚ ਸਭ ਤੋਂ ਵੱਡੀ ਉਪਾਧੀ ਪ੍ਰੋਫੈਸਰ ਸਾਹਿਬ ਦੀ ਹੈ। ਜ਼ਬਾਨੀ ਫੈਸਲਾ 4 ਨਵੰਬਰ ਨੂੰ ਹੋਇਆ ਤੇ 10 ਨਵੰਬਰ ਸਿੰਡੀਕੇਟ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਪ੍ਰਵਾਨ ਹੋ ਗਿਆ। ਉਨ੍ਹਾਂ ਨੂੰ ਆਨਰੇਰੀ ਪ੍ਰੋਫੈਸਰ ਆਫ਼ ਪੰਜਾਬੀ ਯੂਨੀਵਰਸਿਟੀ ਦੀ ਉਪਾਧੀ ਦੇਣ ਦਾ ਐਲਾਨ ਹੋਇਆ।

ਇਹ ਖੁਸ਼ਖ਼ਬਰੀ ਚੈਲ ਨਿਵਾਸੀ ਭਾਈ ਸਾਹਿਬ ਨੂੰ ਫੋਨ ਤੇ ਸੁਣਾਈ। ਸੁਣ ਕੇ ਫੁਰਮਾਇਆ— ਏਨਾ ਕੁਛ ਕਰਨ ਦੀ ਕੀ ਲੋੜ ਸੀ? ਮੈਂ ਤਾਂ ਕਹਿਨਾ ਜਦੋਂ ਚੈਲ ਆਓ, ਦੋ ਹਾਰ ਲੈ ਆਉਣੇ। ਇਕ ਫੁੱਲਾਂ ਦਾ ਜਿਹੜਾ ਸਰੀਰ ਲਈ ਸੁਖਦਾਈ ਹੁੰਦਾ ਹੈ। ਦੂਜਾ ਜੁੱਤੀਆਂ ਦਾ, ਜਿਸ ਨੂੰ ਪਹਿਨ ਕੇ ਮੇਰਾ ਦਿਲ ਦਿਮਾਗ ਦਰੁਸਤ ਰਹੇਗਾ। ਅੱਗੇ ਤੁਹਾਡੀ ਮਰਜ਼ੀ। ਬੁੱਢਿਆਂ ਦੀ ਮਰਜ਼ੀ ਕਦੋਂ ਚਲਦੀ ਹੈ? ਫਿਰ ਆਖਿਆ — ਤਾਰਿਕ ਨੇ ਦੱਸਿਆ ਸੀ ਨਾ ਪੰਨੂ ਸਾਹਿਬ ਕਿ ਅਖ਼ਤਰ ਪਰਵੇਜ਼ ਦੀ ਬੇਟੀ ਦਾ ਨਿਕਾਹ ਨੀ ਹੋ ਰਿਹਾ? ਮੈਂ ਅਰਦਾਸ ਕੀਤੀ ਸੀ ਮਹਾਰਾਜ ਦੀ ਅਦਾਲਤ ਵਿਚ। ਕੱਲ੍ਹ ਵਿਆਹ ਦਾ ਕਾਰਡ ਆ ਗਿਆ। ਮੈਂ ਸ਼ਰਾਨ ਭੇਜ ਦਿਤਾ। ਕਿਉਂ ਹੈ ਨਾ ਬੁੱਢਾ ਕਿਸੇ ਕੰਮ ਦਾ ਕਿ ਨਹੀਂ?

ਮੈਂ ਤਾਰਿਕ ਸਾਹਿਬ ਨੂੰ ਫੋਨ ਕੀਤਾ, ਉਨ੍ਹਾਂ ਦੱਸਿਆ, ਹਾਂ ਜੀ ਮੈਂ ਨਕਾਹ ਮੌਕੇ ਵੀ ਗਿਆ ਸੀ, ਪਹਿਲਾਂ ਵੀ ਜਾ ਕੇ ਆਇਆ ਸੀ। ਸਾਰੇ ਜਣੇ ਭਾਈ ਸਾਹਿਬ ਦੀਆਂ ਮਿਹਰਬਾਨੀਆਂ ਯਾਦ ਕਰਦੇ ਬੱਕਣ ਈ ਨਾ। ਪੰਨੂ ਸਾਹਿਬ ਜਿਨ੍ਹਾਂ ਜਿਨ੍ਹਾਂ ਪਰਿਵਾਰਾਂ ਦੀ ਖਬਰ ਸਾਰ ਲੈਣ ਦਾ ਮੈਨੂੰ ਉਨ੍ਹਾਂ ਹੁਕਮ ਕੀਤਾ, ਉਹ ਸਾਰੇ ਗਰੀਬ ਮੁਸਲਮਾਨ ਨੇ। ਜਦੋਂ ਕੋਟਲੇ ਆਉਂਦੇ ਭਾਈ ਸਾਹਿਬ ਤਾਂ ਨਵਾਬ ਸਾਹਿਬ ਦੇ ਮਹਿਮਾਨ ਹੋਇਆ ਕਰਦੇ ਸਨ, ਪਰ ਆਪਣੇ ਨਾਲ ਅਮੀਰਜ਼ਾਦਿਆਂ ਦੀ ਕੋਈ ਗੱਲ ਨੀ ਕੀਤੀ। ਗਰੀਬ ਲੋਕਾਂ ਬਾਬਤ ਕਿਨੇ ਪਰੇਮ ਦੀਆਂ ਗੱਲਾਂ ਕੀਤੀਆਂ ਉਨ੍ਹਾਂ ਨੇ ਆਪਣੇ ਨਾਲ।

ਉਪਰ ਦਰਜ ਗੱਲਾਂ ਯੂਨੀਵਰਸਿਟੀ ਦੇ ਕਾਫੀ ਹਾਊਸ ਵਿਚ ਬੈਠਿਆਂ ਪੰਜ ਸੱਤ ਮਿੰਤਰਾਂ ਨੂੰ ਸੁਣਾ ਰਿਹਾ ਸਾਂ ਤਾਂ ਰਾਜਨੀਤੀ ਵਿਗਿਆਨ ਦੇ ਪ੍ਰੋਫੈਸਰ ਐਸ.ਐਮ. ਵਰਮਾ ਆ ਬੈਠੇ, ਬੋੜੀ ਦੇਰ ਬਾਦ ਬੋਲੇ— ਇਹ ਕੀਹਦਾ ਬਿਰਤਾਂਤ ਛੇੜ ਰੱਖਿਐ ਤੂੰ ਅੱਜ? ਮੈਨੂੰ ਵੀ ਪਤਾ ਲੱਗੇ। ਮੈਂ ਕਿਹਾ— ਚੈਲ ਵਿਚ ਇਕ ਸ਼ਾਇਰ ਰਹਿੰਦਾ ਹੈ ਜਿਸ ਦਾ ਨਾਮ ਭਾਈ ਲਕਸ਼ਵੀਰ ਸਿੰਘ ਹੈ। ਉਸ ਨੂੰ ਮਿਲ ਕੇ ਆਇਆਂ। ਉਹ ਕਹਿਣ ਲੱਗੇ— ਕਮਾਲ ਐ ਬਈ। ਉਹ ਤਾਂ ਮੇਰੇ ਚਾਚਾ ਜਾਨ ਹਨ। ਜਿਸ ਰੌਇਲ ਘੋੜੇ ਦੀਆਂ ਤੂੰ ਗੱਲਾਂ ਦੱਸੀਆਂ, ਪੰਜ ਸਾਲ ਦੀ ਉਮਰੇ ਮੈਂ ਉਸ ਉਪਰ ਚੈਲ ਜਾ ਕੇ ਬੂਟੇ ਲਏ ਸਨ। ਅੱਗੇ ਅੱਗੇ ਲਗਾਮ ਫੜੀ ਚਾਚਾ ਜੀ, ਘੋੜੇ ਤੇ ਸਵਾਰ ਮੈਂ ਤੇ ਪਿਛੇ ਪਿਛੇ ਮੇਰੇ ਪਾਪ, ਅਸੀਂ ਪਹਾੜੀ ਪਗਡੰਡੀਆਂ ਉਪਰ ਸਾਰਾ ਸਾਰਾ ਦਿਨ ਸੈਰ ਸਪਾਟੇ ਲਈ ਤੁਰਦੇ ਫਿਰਦੇ ਗੱਲਾਂ ਕਰਦੇ ਰਹਿੰਦੇ, ਸ਼ਾਇਰੀ ਹੁੰਦੀ ਜਿਸ ਦੀ ਉਦੋਂ ਕੋਈ ਸਮਝ ਨਹੀਂ ਹੁੰਦੀ ਸੀ ਮੈਨੂੰ।

“ਤੁਹਾਡੇ ਚਾਚਾ ਕਿਵੇਂ ਹੋਏ ਉਹ? ਮੈਂ ਪੁੱਛਿਆ।”

—ਗੱਲ ਇਹ ਹੈ ਪੰਨੂ ਸਾਹਿਬ ਕਿ ਸ਼ਾਇਰ ਦਾ ਵੱਡਾ ਭਰਾ ਸੀ ਪ੍ਰੋ. ਬਲਵੀਰ ਸਿੰਘ। ਉਹ ਮੇਰੇ ਪਾਪਾ ਦਾ ਜਮਾਤੀ ਅਤੇ ਮਿੱਤਰ ਸੀ। ਮੇਰੇ ਪਾਪਾ ਜੀ ਚਾਚਾ ਜਾਨ ਤੋਂ ਪੰਜ ਸਾਲ ਵੱਡੇ ਸਨ, ਉਹ ਹੁਣ 93 ਸਾਲ ਦੇ ਹੋ ਗਏ ਹਨ। ਚਾਚਾ ਜੀ ਨੂੰ ਅਸੀਂ ਪਰਿਵਾਰ ਦੇ ਸਾਰੇ ਜੀ ਨਵਾਬ ਸਾਹਿਬ ਕਿਹਾ ਕਰਦੇ ਹਾਂ। ਉਨ੍ਹਾਂ ਦੇ ਵਰਤੋਂ ਵਿਹਾਰ ਵਿਚ ਗਜ਼ਬ ਦੀ ਸ਼ਾਹਾਨਾ ਲਿਆਕਤ ਤੇ ਤਰਜ ਹੁੰਦੀ ਸੀ। ਕਦੀ ਮੇਰੇ ਪਾਪਾ ਨੂੰ ਮਿਲੀ ਬਹੁਤਾ ਮੇਲ ਮਿਲਾਪ ਤਾਂ ਉਨ੍ਹਾਂ ਦਾ ਪ੍ਰੋ. ਬਲਵੀਰ ਸਿੰਘ ਨਾਲ ਰਿਹਾ, ਪਰ ਫੇਰ ਵੀ, ਹੋ ਸਕਦੇ ਕੋਈ ਪੁਰਾਣੀ ਗੱਲ ਯਾਦ ਆ ਜਾਏ।

ਇਕ ਜਨਵਰੀ 2007 ਨੂੰ ਮੈਂ ਅਪਣੇ ਕੁਲੀਗ ਦੇ ਘਰ ਉਨ੍ਹਾਂ ਪਿਤਾ ਪ੍ਰੋ. ਰਾਮ ਗੋਪਾਲ ਵਰਮਾ ਨੂੰ ਮਿਲਣ ਗਿਆ। ਸਵੇਰ ਦਾ ਗਿਆ ਦੁਪਹਿਰ ਬਾਦ ਵਾਪਸ ਪਰਤਿਆ। ਸਭ ਤੋਂ ਪਹਿਲਾਂ ਮੈਂ ਇਹ ਸਵਾਲ ਪੁੱਛਿਆ ਕਿ ਉਨ੍ਹਾਂ ਵਲੋਂ ਜਿੰਨੀ ਸਾਨੂੰ ਦੱਸੀ ਗਈ, ਕੀ ਵਾਕਈ ਭਾਈ ਲਕਸ਼ਵੀਰ ਸਿੰਘ ਉਨੀ ਜਾਇਦਾਦ ਦੇ ਮਾਲਕ ਸਨ ਜਾਂ ਹਨ? ਵਰਮਾ ਜੀ ਹੱਸ ਪਏ। ਕਹਿਣ ਲੱਗੇ— ਸ਼ਾਇਰ ਦਾ ਹਿਸਾਬ ਅਤੇ ਸੱਚ ਅਪਣੇ ਦੁਨੀਆਂਦਾਰਾਂ ਦੇ ਸੱਚ ਅਤੇ ਹਿਸਾਬ ਕਿਤਾਬ ਨਾਲੋਂ ਵੱਖਰਾ ਹੁੰਦਾ। ਸਾਰੀ ਕਥਾ ਵਿਚੋਂ ਜਿੰਨਾਂ ਕੁ ਮੈਨੂੰ ਯਾਦ ਆਏ ਉਹ ਸੁਣੋ:

“ਇਹ ਨਖਰੇਬਾਜ਼ ਮੁੰਡਾ ਹੁੰਦਾ ਸੀ। ਪੂਰਾ ਆਕੜ ਖਾਂ ਪਰ ਪੜ੍ਹਨ ਨੂੰ ਢਿੱਲਾ। ਦਸਵੀਂ ਕਰਨ ਤੋਂ ਬਾਦ ਟੱਕਰਾਂ ਕਈ ਪਾਸੇ ਮਾਰੀਆਂ ਪਰ ਮੇਰਾ ਨਹੀਂ ਖਿਆਲ ਕਿ ਕੋਈ ਅਗਲੀ ਜਮਾਤ ਪਾਸ ਵੀ ਕੀਤੀ ਹੋਵੇ। ਸ਼ਾਇਰ ਇਹ ਹੈਗਾ ਸੀ, ਇਸ ਬਾਬਤ ਅਸੀਂ ਸਾਰੇ ਇਸ ਦਾ ਸਿੱਕਾ ਮੰਨਦੇ। ਇਹਦਾ ਵਡਾ ਭਰਾ ਬਲਵੀਰ ਬਹੁਤ ਮਿਹਨਤੀ ਵਿਦਿਆਰਥੀ ਸੀ ਤੇ ਉਸ ਦੀ ਫਾਰਸੀ ਉਪਰ ਖੂਬ ਪਕੜ ਸੀ। ਸਹੀ ਅਰਥਾਂ ਵਿਚ ਫਾਰਸੀ ਦਾ ਵਿਦਵਾਨ ਬਲਵੀਰ ਸੀ। ਪਰ ਇਹ ਖਬਰੀ ਛੋਕਰਾ, ਜਿਸ ਨੂੰ ਅਸੀਂ “ਨਵਾਬ ਸਾਹਿਬ” ਦੀ ਛੇੜ ਪਾਈ ਹੋਈ ਸੀ, ਕਲਾਸੀਕਲ ਫਾਰਸੀ ਦੇ ਗ੍ਰੰਥ ਪੜ੍ਹਦਾ ਰਹਿੰਦਾ। ਮੈਂ ਜ਼ਾਮਨ ਹਾਂ ਕਿ ਫਾਰਸੀ ਜਾਂ ਇਥੋਂ ਤੱਕ ਕਿ ਅਰਬੀ ਦਾ ਕੋਈ ਮਸਲਾ ਬਲਵੀਰ ਪਾਸ ਅੜ ਜਾਂਦਾ ਤਾਂ ਉਹ ਲਕਸ਼ਵੀਰ ਸੁਲਝਾ ਦਿੰਦਾ। ਬਲਵੀਰ ਖੁਸ਼ ਵੀ ਹੁੰਦਾ ਦੁਖੀ ਵੀ। ਖੁਸ਼ ਇਸ ਲਈ ਕਿ ਲਕਸ਼ਵੀਰ ਬੁੱਧੀਵਾਨ ਹੈ, ਦੁਖੀ ਇਸ ਕਰਕੇ ਕਿਉਂਕਿ ਪੜ੍ਹਦਾ ਨਹੀਂ ਸੀ, ਜਮਾਤਾਂ ਪਾਸ ਨਹੀਂ ਕਰਦਾ ਸੀ ਸਾਡੇ ਵਾਂਗ।

ਮਾਇਕ ਹਾਲਤ ਠੀਕ ਸੀ ਇਨ੍ਹਾਂ ਦੇ ਪਿਤਾ ਜੀ ਦੀ। ਸਿਆਸਤ ਵਿਚ ਰੁਚੀ ਲੈਂਦੇ ਸਨ। ਨਾਭਾ ਰਿਆਸਤ ਵਿਚ ਚੰਗਾ ਰਸੂਖ ਸੀ। ਮਜੀਠੀਏ ਸਰਦਾਰਾਂ ਵਿਚ ਕਦਰ ਸੀ। ਜਨਰਲ ਹਰਬਖਸ਼ ਸਿੰਘ ਜਦੋਂ ਪੈਪਸੂ ਵਿਚ ਮੰਤਰੀ ਲਏ ਗਏ ਗਿਆਨ ਸਿੰਘ ਰਾੜੇਵਾਲਾ ਦੀ ਕੈਬਨਿਟ ਵਿਚ ਤਾਂ ਲਕਸ਼ਵੀਰ ਦੇ ਪਿਤਾ ਜੀ ਉਨ੍ਹਾਂ ਦੇ ਪੁਲੀਟਿਕਲ ਸੈਕਟਰੀ ਨਿਯੁਕਤ ਹੋਏ। ਉਨ੍ਹਾਂ ਦੀ ਪਬਲਿਕ ਡੀਲਿੰਗ ਬਹੁਤ ਚੰਗੀ ਸੀ। ਸਤਿਕਾਰੇ ਜਾਂਦੇ ਸਨ। ਉਹ ਵੀ ਲਕਸ਼ਵੀਰ ਤੋਂ ਵਧੀਕ ਬਲਵੀਰ ਉਪਰ ਖੁਸ਼ ਸਨ ਕਿ ਚੰਗਾ ਪੜ੍ਹ ਲਿਖੂ ਤੇ ਰੁਜ਼ਗਾਰ ਤੇ ਲੱਗੂ। ਪਿਤਾ ਨੂੰ ਕਿਤੋਂ ਪਤਾ ਲੱਗਾ ਕਿ ਲਕਸ਼ਵੀਰ ਲੋਕਾਂ ਦਾ ਹੱਥ ਦੇਖਦੇ, ਜੋਤਸ਼ ਦਾ ਕੰਮ ਕਰਨ ਲੱਗ ਪਿਆ ਤਾਂ ਨਾਰਾਜ਼ ਹੋਏ, ਕਿਹਾ— ਇਕ ਤਾਂ ਇਹ ਕੰਮ ਸਾਡੇ ਖਾਨਦਾਨ ਦਾ ਹੈ ਈ ਨੀ। ਦੂਜਾ ਲਕਸ਼ਵੀਰ ਨੇ ਇਹ ਵਿਦਿਆ ਕਿਸੇ ਪਾਸੋਂ ਸਿੱਖੀ ਨਹੀਂ। ਜਿਹੜੀ ਵਿੱਦਿਆ ਵਿਪੀਵਤ ਹਾਸਲ ਨਾ ਕੀਤੀ ਹੋਵੇ, ਉਸ ਦੀ ਵਰਤੋਂ ਕਰਨੀ ਸ਼ਰਾਫਤ ਨਹੀਂ ਹੈ। ਪਰ ਥੋੜ੍ਹੇ ਸਮੇਂ ਵਿਚ ਫਾਰਸੀ ਸ਼ਾਇਰੀ ਵਾਂਗ ਉਸ ਦਾ ਜੋਤਸ਼ ਸ਼ਾਸਤਰ ਵਿਚ ਵੀ ਸਿੱਕਾ ਜਮਿਆ। ਵਡੇ ਵਡੇ ਰਈਸ ਉਸ ਪਾਸੋਂ ਆਪਣਾ ਭਵਿੱਖ ਪੁੱਛਣ ਚੈਲ ਤੱਕ ਜਾਂਦੇ।


“ਮੈਂ ਤੇ ਬਲਵੀਰ ਪਹਿਲੋਂ ਲਾਹੌਰ ਪੜ੍ਹਨ ਗਏ, ਫੇਰ ਜਦੋਂ ਦੇਸ ਵੰਡ ਹੋਈ ਅਸੀਂ ਵਾਪਸ ਪਟਿਆਲੇ ਆਏ ਮਹਿੰਦਰਾ ਕਾਲਜ ਵਿਚ ਦਾਖਲ ਹੋ ਗਏ। ਜਦੋਂ ਬਲਵੀਰ ਨਾਭੇ ਅਤੇ ਮੈਂ ਪਟਿਆਲੇ ਆਪਣੇ ਮਾਪਿਆਂ ਨਾਲ ਪੁਸ਼ਤੈਨੀ ਛੋਟੇ ਘਰਾਂ ਵਿਚ ਰਹਿ ਰਹੇ ਸਾਂ, ਉਦੋਂ ਇਸ ਨਵਾਬ ਨੇ ਚੈਲ ਦੀ ਵਾਦੀ ਵਿਚ ਸ਼ਾਨਦਾਰ ਕੋਠੀ ਬਣਾਈ। ਬਲਵੀਰ ਤੇ ਮੈਂ ਪਟਿਆਲੇ ਨਾਭੇ, ਸਮਾਣੇ, ਸੁਨਾਮ, ਭਵਾਨੀਗੜ੍ਹ ਦੇਸਤਾਂ ਰਿਸ਼ਤੇਦਾਰਾਂ ਨੂੰ ਛੁੱਟੀਆਂ ਵਿਚ ਮਿਲਣ ਸਾਈਕਲਾਂ ਉਪਰ ਜਾਇਆ ਕਰਦੇ ਸਾਂ ਪਰ ਇਹਨੇ ਸ਼ਾਨਦਾਰ ਘੋੜੀ ਖਰੀਦੀ ਹੋਈ ਸੀ। ਰੂ ਰੂ ਵਿਚ ਤਾਂ ਅਸੀਂ ਇਹਨੂੰ ਛੇੜਨ ਵਾਸਤੇ ਨਵਾਬ ਦਾ ਲਕਬ ਬਖਸ਼ਿਆ ਸੀ ਪਰ ਉਹ ਸੱਚਮੁਚ ਦਾ ਨਵਾਬ ਬਣ ਗਿਆ ਤੇ ਅਸੀਂ ਆਪਣੇ ਆਪ ਨੂੰ ਉਸ ਦੀ ਪਰਜਾ ਮੰਨ ਲਿਆ।

“ਸਾਨੂੰ ਉਹ ਚੈਲ ਸੱਦਦਾ, ਕਦੀ ਅਸੀਂ ਆਪਣੀ ਮਰਜ਼ੀ ਨਾਲ ਛੁੱਟੀਆਂ ਕੱਟਣ ਉਸ ਪਾਸ ਚਲੇ ਜਾਂਦੇ ਤਾਂ ਬੜਾ ਖੁਸ਼ ਹੁੰਦਾ। ਉਸ ਦੀ ਕੇਵਲ ਇੱਕ ਇਛਾ ਹੋਇਆ ਕਰਦੀ ਸੀ, ਉਹ ਇਹ ਕਿ ਇਕ ਦਿਨ ਪਹਿਲਾਂ ਉਸ ਨੂੰ ਸਾਡੇ ਪੁੱਜਣ ਦੀ ਇਤਲਾਹ ਮਿਲ ਜਾਵੇ। ਇਸ ਨਾਲ ਉਹ ਮਹਿਮਾਨਾ ਦਾ ਇੱਤਜ਼ਾਮ ਪੂਰੀ ਠਾਠ ਨਾਲ ਕਰ ਸਕਦਾ। ਸਾਡੇ ਪੁੱਜਣ ਵੇਲੇ ਦਰਵਾਜ਼ੇ ਉਪਰ ਵਰਦੀ ਪਹਿਨੀ ਦਰਬਾਨ ਖਲੋਤਾ ਹੁੰਦਾ ਜੋ ਸੁਆਗਤ ਕਰਦਾ, ਦਰਵਾਜ਼ਾ ਖੋਲ੍ਹਦਾ, ਇਥੋਂ ਤੱਕ ਕਿ ਸਾਡੇ ਬੂਟਾਂ ਦੇ ਤਸਮੇ ਆਪ ਖੋਲਦਾ। ਫਿਰ ਪੀਣ ਖਾਣ ਦਾ ਸਿਲਸਿਲਾ ਰੂ ਤਾਂ ਹੁੰਦਾ ਪਰ ਮੁਕਦਾ ਹੀ ਨਹੀਂ ਸੀ। ਜਿਸ ਕਿਸੇ ਨੇ ਜੋ ਜੋ ਪੀਣਾ ਖਾਣਾ ਹੁੰਦਾ ਸੇ ਸੇ ਹਾਜ਼ਰ ਹੁੰਦਾ ਜਾਂਦਾ। ਕਿਹੜਾ ਮੀਟ ਖਾਣਾ ਹੈ, ਕਿਸ ਕਿਸ ਕਿਸਮ ਦਾ ਖਾਣਾ ਹੈ, ਖਾਨਸਮਾ ਨੋਟ ਕਰਦਾ ਜਾਂਦਾ। ਉਸ ਦੀ ਇਕਾਂਤ ਵਿਚਲੀ ਹਵੇਲੀ ਕੋਈ ਰਾਜੇ ਦਾ ਮਹਿਲ ਲਗਦੀ। ਮਜ਼ਾਲ ਐ ਕੋਈ ਗੱਲ ਸਲੀਕੇ ਤੋਂ ਉਰੇ ਪਰੇ ਹੋ ਜਾਵੇ। ਕੋਈ ਚੀਜ਼ ਫ਼ਾਜ਼ੂਲ ਦਿਖਾਈ ਨਹੀਂ ਦਿੰਦੀ ਸੀ। ਕੁੱਤਾ ਰੱਖਿਆ ਤਾਂ ਉਹ ਨਸਲ ਦਾ ਸ਼ਾਨਦਾਰ ਘੋੜਾ ਰੱਖਿਆ ਤਾਂ ਉਸ ਵਰਗਾ ਦੂਰ ਦੁਰਾਡੇ ਵੀ ਨਾ ਹੋਵੇ। ਲੰਮਾ ਅਰਸਾ ਹੋ ਗਿਆ ਗਿਆਂ ਨੂੰ ਚੈਲ। ਹੁਣ ਤਾਂ ਸ਼ਾਇਦ ਉਸਦੀ ਹਵੇਲੀ ਪੁਰਾਣੀ ਹੋ ਗਈ ਹੋਵੇ। ਬੜੀ ਸ਼ਾਨ ਸੀ ਉਦੋਂ ਇਸਦੀ।

“ਇਕ ਦਿਨ ਅਸੀਂ ਪਗਡੰਡੀਆਂ ਉਪਰ ਤੁਰੇ ਇਸਦੀਆਂ ਨਜ਼ਮਾਂ ਸੁਣਦੇ ਜਾ ਰਹੇ ਸਾਂ। ਘੋੜਾ ਖੁੱਲ੍ਹਾ ਛੱਡਿਆ ਹੋਇਆ ਸੀ। ਮਸਤਚਾਲ ਤੁਰੇ ਜਾਂਦਿਆਂ ਉਸਦੇ ਹੱਥ ਵਿਚੋਂ ਛੁਟ ਕੇ ਲਗਾਮ ਡਿਗ ਪਿਆ ਜੋ ਫਿਸਲ ਕੇ ਹੇਠਾਂ ਘਾਟੀ ਵਿਚ ਥੋੜੀ ਦੂਰ ਜਾ ਰੁਕਿਆ। ਅਸੀਂ ਯਾਨੀ ਕਿ ਮੈਂ ਬਲਵੀਰ ਤੇ ਲਕਸ਼ਵੀਰ ਰੁਕ ਕੇ ਦੇਖਦੇ ਰਹੇ। ਲਕਸ਼ਵੀਰ ਗੁੱਸੇ ਨਾਲ ਕਹਿਣ ਲੱਗਾ — ਦੇਖਦੇ ਕੀ ਹੋ ਬਿਟਰ ਬਿਟਰ? ਲਗਾਮ ਡਿਗਿਆ ਦਿਸਦਾ ਨਹੀਂ? ਚੁੱਕਣ ਵਿਚ ਸ਼ਰਮ ਆਉਂਦੀ ਹੈ? ਘੋੜ ਸਵਾਰੀ ਦਾ ਮਜ਼ਾ ਤਾਂ ਲੈਣੈ ਪਰ ਡਿਗਿਆ ਲਗਾਮ ਨੀ ਚੁਕਣਾ? ਕਿਉਂ?”

“ਮੈਂ ਅਤੇ ਬਲਵੀਰ ਹੇਠਾਂ ਵਲ ਸਹਿਜੇ ਸਹਿਜੇ ਖਿਸਕ ਕੇ ਲਗਾਮ ਚੁੱਕ ਲਿਆਏ। ਸਾਨੂੰ ਉਸਦੀ ਇਹ ਗੱਲ ਲੱਗੀ ਤਾਂ ਗੁਸਤਾਖੀ ਪੂਰਨ, ਉਹ ਸਾਡੇ ਤੋਂ ਛੋਟਾ ਸੀ, ਉਸ ਲਈ ਅਜਿਹਾ ਕਰਨਾ ਸ਼ੋਭਨੀਕ ਨਹੀਂ ਸੀ, ਪਰ ਉਹ ਵੀ ਜਾਣਦਾ ਸੀ ਤੇ ਅਸੀਂ ਵੀ ਕਿ ਉਹ ਹੈ ਈ ਨਵਾਬ ਨਵਾਬ ਦਾ ਹੁਕਮ ਪਰਜਾ ਕਿਵੇਂ

ਨਾ ਮੰਨਦੀ? ਪ੍ਰੋਫੈਸਰ ਸਾਹਿਬ, ਸੱਚ ਮੰਨਣਾ ਉਹ ਸਾਡੇ ਉਪਰ ਰਾਜ ਕਰਦਾ ਸੀ। ਉਹਦਾ ਸਿੱਕਾ ਚਲ ਪਿਆ ਸੀ। ਫਿਰ ਇਥੇ ਉਮਰ ਦਾ ਘਾਟਾ ਵਧਾ ਕੀ ਮਾਇਨੇ ਰਖਦਾ? ਉਹ ਸਾਡੀਆਂ ਛੋਟੀਆਂ ਮੋਟੀਆਂ ਲੋੜਾਂ ਪੂਰੀਆਂ ਕਰਨ ਵਾਸਤੇ ਤਿਆਰ ਬਰ ਤਿਆਰ ਰਹਿੰਦਾ।



ਮੈਂ ਪੁੱਛਿਆ - ਤੁਹਾਡੀ ਜੁਆਨੀ ਵੇਲੇ ਦਾ ਪੁਰਾਣਾ ਪਟਿਆਲਾ ਬੜਾ ਸੁਹਣਾ ਹੋਵੇਗਾ ਪ੍ਰੋਫੈਸਰ ਸਾਹਿਬ ਕਿਉਂਕਿ ਮਹਾਰਾਜਾ ਭੁਪਿੰਦਰ ਸਿੰਘ ਦੀ ਰਾਜਧਾਨੀ ਸੀ? ਉਹ ਹੱਸ ਪਏ। ਕਿਹਾ - ਕਿਥੇ ਜੀ। ਇਹ ਤੁਹਾਡਾ ਖਿਆਲ ਐ। ਤੰਗ ਗਲੀਆਂ ਵਿਚ ਤੰਗ ਘਰ ਸਟੇਟ ਦੀ ਆਮਦਨ ਦਾ ਅੱਸੀ ਫੀਸਦੀ ਤਾਂ ਮਹਾਰਾਜੇ ਦੀਆਂ ਅੱਯਾਸੀਆਂ ਉਪਰ ਖਰਚ ਹੁੰਦਾ ਸੀ ਫੇਰ ਪਟਿਆਲਾ ਕਿਵੇਂ ਸੁਹਣਾ ਹੁੰਦਾ? ਦਿਨ ਕਟੀ ਹੋ ਰਹੀ ਸੀ ਬਸ। ਹੁਣ ਦਾ ਪਟਿਆਲਾ ਤਾਂ ਉਦੋਂ ਨਾਲੋਂ ਬੜਾ ਸੁਹਣੈ। ਮੈਂ ਮਹਾਰਾਜੇ ਨੂੰ ਉਦੋਂ ਵੀ ਦੇਖਿਆ ਜਦੋਂ ਤਾਜਪੋਸ਼ੀ ਪਿਛੋਂ ਉਹ ਪਟਿਆਲਾ ਦਰਸ਼ਨ ਲਈ ਨਿਕਲਿਆ ਸੀ। ਪੂਰਾ ਜਲੋਆ ਸੁਹਣਾ ਵੀ ਸੀ, ਸਿਆਣਾ ਵੀ, ਵਿਦਵਾਨ ਵੀ। ਗੁਜ਼ਬ ਦੀ ਅੰਗਰੇਜ਼ੀ ਸੀ ਉਹਦੀ। ਅੱਯਾਸੀਆਂ ਨੇ ਉਸ ਨੂੰ ਰਾਖ ਕਰ ਦਿੱਤਾ ਸੀ। ਉਸ ਨੂੰ ਭਿਅਕਰ ਲਿੰਗ ਰੋਗਾਂ ਨੇ ਘੇਰ ਲਿਆ। ਮੌਤ ਤੋਂ ਪਹਿਲਾਂ ਉਸਨੇ ਇਕ ਵਾਰ ਅਪਣੀ ਰਾਜਧਾਨੀ ਦੇਖਣ ਦੀ ਇੱਛਾ ਜ਼ਾਹਰ ਕੀਤੀ। ਹਾਥੀ ਤੇ ਸਵਾਰ ਹੋ ਕੇ ਉਹ ਬਜ਼ਾਰਾਂ ਵਿਚੋਂ ਦੀ ਨਿਕਲਿਆ। ਮੈਂ ਉਸਨੂੰ ਆਖਰੀ ਵਾਰ ਨੇੜਿਓਂ ਦੇਖਿਆ। ਰੰਗ ਕਾਲਾ ਸਿਆਹ ਹੋ ਗਿਆ ਸੀ। ਅੱਖਾਂ ਅੰਦਰ ਧਸੀਆਂ ਹੋਈਆਂ, ਨਿਗਾਹਾਂ ਬੇਨੂਰ। ਉਸਦੀ ਸ਼ਕਲ ਦੇਖ ਕੇ ਡਰ ਲਗਦਾ ਸੀ। ਇਕ ਤਾਕਤਵਰ ਅਤੇ ਗੁਣੀ ਮਹਾਰਾਜੇ ਦਾ ਅੰਤ ਖੌਫਨਾਕ ਸੀ। ਕੁਝ ਦਿਨਾਂ ਬਾਦ ਪਟਿਆਲੇ ਵਿਚ ਮਾਤਮ ਛਾ ਗਿਆ।

“ਤੁਸੀਂ ਸੋਚਿਆ ਸੀ ਨਾ ਪੰਨੂ ਸਾਹਿਬ ਲਕਸ਼ਵੀਰ ਨੂੰ ਪਿਛਲੇ ਮਹੀਨੇ, ਮੈਨੂੰ ਮਿਲਕੇ ਗਿਆ ਸੀ। ਉਸ ਦੀ ਉਹੀ ਨਵਾਬੀ ਠਾਠ ਦੇਖੀ ਜਿਹੜੀ ਜੁਆਨੀ ਵਿਚ ਸੀ। ਉਸ ਦੇ ਸੁਭਾਅ ਵਿਚ ਵਧੀਕ ਸਹਿਜ ਆ ਗਿਆ ਹੈ ਹੋਰ ਕੋਈ ਫਰਕ ਨੀ। ਮੈਨੂੰ ਕਹਿੰਦਾ ਸੀ ਚੈਲ ਆਈ, ਉਹੀ ਪੁਰਾਣੀ ਹਕੂਮਤ ਦਿਖਾਵਾਂਗਾ ਜਿਹੜੀ ਬੀਤੇ ਵਿਚ ਕਾਇਮ ਕੀਤੀ ਸੀ ਤੇ ਹੁਣ ਤਕ ਉਵੇਂ ਹੁਕਮ ਚਲਦੈ।”

ਜਿਸ ਸਵੇਰ ਉਨ੍ਹਾਂ ਨੇ ਮੇਰੀ ਯੂਨੀਵਰਸਿਟੀ ਵਿਚ ਆਉਣਾ ਸੀ ਮੈਨੂੰ ਬੋਪਾਰਾਇ ਸਾਹਿਬ ਨੇ ਕਿਹਾ ਹੋਇਆ ਸੀ— ਉਨ੍ਹਾਂ ਨਾਲ ਸੰਪਰਕ ਰੱਖਣਾ। ਗੈਸਟ ਹਾਊਸ ਵਿਚ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਮੈਂ ਪੁੱਜਾਂਗਾ। ਪਟਿਆਲੇ ਤੋਂ 15 ਕਿਲੋਮੀਟਰ ਦੂਰ ਸਨ ਤਾਂ ਮੈਂ ਕੋਠੀ ਵਿਚ ਇਤਲਾਹ ਕਰ ਦਿਤੀ। ਸਰਦਾਰਨੀ ਅਤੇ ਸਰਦਾਰ ਬੋਪਾਰਾਇ ਦੋਵੇਂ ਉਹਨਾਂ ਦੇ ਸੁਆਗਤ ਲਈ ਪੁੱਜੇ। ਬੈਰ ਸ਼ੱਖ ਪੁੱਛੀ ਦੱਸੀ। ਉਨ੍ਹਾਂ ਨਾਲ ਚੈਲ ਤੋਂ ਉਨ੍ਹਾਂ ਦਾ ਫੈਮਿਲੀ ਡਾਕਟਰ ਆਇਆ ਸੀ ਤੇ ਛੋਟਾ ਪੁੱਤਰ ਕਿਸ਼ਨਵੀਰ ਪਿਤਾ ਦੇ ਪਿਛੇ ਸਾਵਧਾਨ ਖਲੋ ਗਿਆ। ਇਸ ਵੇਲੇ ਮੈਨੂੰ ਗੱਲ ਦੀ ਪੂਰੀ ਸਮਝ ਲੱਗ ਗਈ। ਜਿਵੇਂ ਗਵਰਨਰ ਦੇ ਪਿੱਛੇ ਉਸ ਦਾ ਏ.ਡੀ.ਸੀ ਖਲੋਤਾ ਹੁੰਦਾ ਹੈ ਬਿਲਕੁਲ ਉਸੇ ਪ੍ਰਕਾਰ ਕਿਸ਼ਨਵੀਰ ਨੇ ਡਿਊਟੀ ਦਿਤੀ ਜੋ ਇਸ ਵਕਤ ਬਤੌਰ ਏ.ਡੀ.ਸੀ ਨਵਾਬ ਸਾਹਿਬ ਪਿਛੇ ਤਣ ਕੇ ਖਲੋ। ਗੰਭੀਰ, ਸਾਵਧਾਨ, ਚੁਸਤ, ਫੁਰਤੀਲ। ਦੋਹਾਂ ਦੇ ਠਠਦਾਰ ਲਿਬਾਸ, ਰਵਾਇਤੀ ਢੰਗ ਦੇ, ਖਾਸ ਖਾਸ ਮੌਕੇ ਤੇ ਪਹਿਨਣ ਵਾਲੇ। ਮਾਣ ਪੱਤਰ ਪੜ੍ਹਨ ਉਪਰੰਤ ਜਦੋਂ ਵਾਈਸ-ਚਾਂਸਲਰ ਵਲੋਂ ਉਨ੍ਹਾਂ ਨੂੰ ਆਨਰੇਰੀ ਪ੍ਰੋਫੈਸਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਤਾਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਡੈਲੀਗੇਟਾਂ ਦੀਆਂ ਤਾੜੀਆਂ ਨਾਲ ਸਾਇੰਸ ਆਡੀਟੋਰੀਅਮ ਵਿਚ ਗੂੰਜਾਰ ਪੈ ਗਈ। ਕਵੀ ਜੀ ਨੇ ਦੇਰ ਤੱਕ ਆਪਣਾ ਮੱਥਾ ਮੇਜ਼ ਉਪਰ ਟਿਕਾ ਕੇ ਪਰਵਰਦਗਾਰ, ਮੇਜ਼ਬਾਨ ਯੂਨੀਵਰਸਿਟੀ ਅਤੇ ਸਰੋਤਿਆਂ ਦਰਸ਼ਕਾਂ ਦਾ ਚਰਨਾ ਕੀਤਾ।

ਈਰਾਨ ਦੇ ਵਡੇ ਸ਼ਹਿਰ ਕੋਮ ਤੋਂ ਇਕ ਚਾਲੀ ਕੁ ਸਾਲ ਦੀ ਉਮਰ ਦਾ ਖੋਜੀ ਮੁਹੰਮਦ ਰੂਹਾਨੀ ਮੇਰੇ ਕੋਲ ਆਇਆ ਤੇ ਦੋ ਮਹੀਨੇ ਮਈ ਜੂਨ ਰਹਿਣ ਦੀ ਆਗਿਆ ਮੰਗੀ ਤੇ ਲਾਈਬਰੇਰੀ ਵਰਤਣ ਦੀ ਗੁਜ਼ਾਰਿਸ਼ ਕੀਤੀ। ਉਹ ਤੀਖਣ ਬੁੱਧੀਵਾਨ ਤੇ ਮਿਹਨਤੀ ਬੰਦਾ ਸੀ। ਉਸ ਦੇ ਸਵਾਲਾਂ ਵਿਚੋਂ ਤਾਜ਼ਗੀ ਦੀ ਮਹਿਕ ਆਈ। ਮੈਂ ਪੁੱਛਿਆ— ਸਿਖੀ ਬਾਬਤ ਪਹਿਲਾਂ ਪੜ੍ਹੀ ਕੋਈ ਕਿਤਾਬ ਜਿਹੜੀ ਚੰਗੀ ਲੱਗੀ ਹੋਵੇ? ਉਸਦੀਆਂ ਅੱਖਾਂ ਲਿਸ਼ਕੀਆਂ ਕਿਹਾ— ਜੀ *ਮੁਨਾਜ਼ਾਤ ਬਾਮਦਾਦੀ* ਬਹੁਤ ਮਕਬੂਲ ਔਰ ਬਹੁਤ ਆਹਲਾ ਕਿਤਾਬ ਹੈ ਜੇ। ਬੜੇ ਲੋਗੋਂ ਨੇ ਇਸ ਦਾ ਸਹਾਰਾ ਲੀਆ ਹੈ ਆਪਕਾ ਮਜ਼ਹਬ ਜਾਨਨੇ ਕੇ ਲੀਏ। ਕਯਾ ਆਪਨੇ ਦੇਖੀ ਯਹ ਅਜ਼ੀਮ ਕਿਤਾਬ? ਮੁਹੰਮਦ ਰੂਹਾਨੀ ਦੇ ਆਉਣ ਤੋਂ ਛੇ ਮਹੀਨੇ ਪਹਿਲਾਂ ਤੱਕ ਮੈਂ ਜਿਸ ਕਿਤਾਬ ਅਤੇ ਲੇਖਕ ਦਾ ਨਾਮ ਤੱਕ ਨਹੀਂ ਸੁਣਿਆ ਸੀ, ਉਸ ਬਾਬਤ ਦੇਰ ਤੱਕ ਅਸੀਂ ਦੋਵੇਂ ਗੱਲਾਂ ਕਰਦੇ ਰਹੇ।

ਇਕ ਦਿਨ ਰੂਹਾਨੀ ਕਹਿਣ ਲੱਗਾ— ਆਪ ਮੁਝੇ ਕੈਨਵਸ ਔਰ ਕੱਲਰ ਲਾਕਰ ਦੇ ਦੇ ਤੇ ਮੈਂ ਹਜ਼ਰਤ ਬਾਬਾ ਨਾਨਕ ਅਲਹਿ ਸਲਾਮ ਕੀ ਪੋਟਿੰਗ ਬਨਾਨਾ ਚਾਹਤਾ ਹੂੰ।

ਇਸ ਡਰੋਂ, ਕਿ ਕਿਤੇ ਪੈਸੇ ਲੁਆ ਦਏ, ਆਉਂਦਾ ਜਾਂਦਾ ਕੁਝ ਨਾ ਹੋਵੇ, ਪੁੱਛਿਆ— ਆਉਂਦੀ ਹੈ ਚਿਤਰਕਾਰੀ?

ਉਸ ਨੇ ਮੇਰੇ ਤੋਂ ਕਾਰਜ਼ ਮੰਗੇ। ਬੱਲ ਪੈਨੋਂ ਨਾਲ ਦੋ ਦੋ ਮਿੰਟ ਵਿਚ ਤਿੰਨ ਸੁਹਣੇ ਸਕੈਚ ਬਣਾ ਕੇ ਮੈਨੂੰ ਦਿਖਾਏ। ਕੀ ਮਜ਼ਾਲ ਕਿਸੇ ਲਕੀਰ ਨੂੰ ਮਿਟਾਉਣ ਦੀ ਲੋੜ ਪਵੇ। ਉਸ ਨੂੰ ਦੁਕਾਨ ਤੇ ਲੈ ਗਿਆ। ਬਾਰਾਂ ਤੇਰਾਂ ਸੌ ਦਾ ਸਮਾਨ ਖਰੀਦਿਆ। ਇਕ ਹਫਤੇ ਵਿਚ ਉਸ ਨੇ ਤਸਵੀਰ ਮੁਕੰਮਲ ਕਰ ਲਈ। ਉਸ ਸਮੇਂ ਦਾ ਦ੍ਰਿਸ਼ ਚਿਤਰਿਆ ਹੈ ਜਦੋਂ ਗੁਰੂ ਨਾਨਕ ਦੇਵ ਜੀ ਨੇ ਬਗਦਾਦ ਪੁੱਜ ਕੇ ਪ੍ਰਵਚਨ ਕੀਤੇ ਸਨ। ਪਿਛੋਕੜ ਵਿਚ ਸ਼ਾਹੀ ਮਸਜਿਦ ਦੇ ਗੁੰਬਦ ਅਤੇ ਮੀਨਾਰ ਦਿੱਸ ਰਹੇ ਹਨ। ਉਥੇ ਦੀਵਾਨ ਉਪਰ ਬਾਬਾ ਜੀ ਅਤੇ ਸਾਹਮਣੇ ਮੁਸਲਮਾਨ ਸੰਗਤ ਬੈਠੀ ਸੁਣ ਰਹੀ ਹੈ। ਆਲਾ ਦੁਆਲਾ ਵੀਰਾਨਗੀ ਦੀ ਝਲਕ ਵਾਲਾ ਹੈ। ਖਜੂਰ ਦੇ ਦਰਖਤ ਨਜ਼ਦੀਕ ਬੈਠੇ ਹਨ। ਝਾੜੀਆਂ ਦੇ ਕੰਡੇ ਹਨ ਪੱਤੇ ਨਹੀਂ, ਕਰੀਰ ਅਤੇ ਬੋਹਗ। ਬਾਬਾ ਜੀ ਦਾ ਜਿਹੜਾ ਕਦਮ ਦੀਵਾਨ ਤੋਂ ਹੇਠਾਂ ਜ਼ਮੀਨ ਨੂੰ ਛੂਹ ਰਿਹਾ ਹੈ ਕੇਵਲ ਉਸ ਦੇ ਲਾਗਲੀ ਝਾੜੀ ਉਪਰ ਕੁੱਝ ਫੁੱਲ ਖਿੜ ਗਏ ਹਨ। ਬਸ! ਮੁਸੱਵਰ ਨੇ ਜੋ ਦੱਸਣਾ ਸੀ ਦੱਸ ਦਿੱਤਾ।

ਭਾਈ ਲਕਸ਼ਵੀਰ ਦਾ ਜ਼ਿਕਰ ਇਥੇ ਬੰਦ ਕਰਨਾ ਠੀਕ ਰਹੇਗਾ ਕਿਉਂਕਿ ਵੱਡਿਆਂ ਦੇ ਲਾਗੇ ਨੀਵਾਂ ਹੋਣ ਅਤੇ ਮੁਰਾਦਾਂ ਮੰਗਣ ਨਾਲ ਸੁਰਤ ਟਿਕਾਣੇ ਰਹਿੰਦੀ ਹੈ। ਸ਼ਾਇਰ ਲਕਸ਼ਵੀਰ ਜੀ ਨੇ ਖੁਦ ਕਿਹਾ ਸੀ— ਆਦਮੀ ਕੀ ਚੀਜ਼ ਹੈ ਆਖਰ? ਇਹਨੂੰ ਤਾਂ ਬੱਚਿਆਂ ਜਿੰਨੀ ਖੇਡ ਖੇਡਣੀ ਨੀ ਆਉਂਦੀ। ਦਾਅਵਾ ਕਰਦੈ ਕਿ ਪੈਰੀਬਰਾਂ ਦੀ ਖੇਡ ਬਾਬਤ ਜਾਣ ਗਿਐ।

■